


ਇੰਡੀਅਨ ਰੀਵਿਜ਼ਡ ਵਰਜ਼ਨ
(IRV) - ਯੰਜਾਬੀ



The Indian Revised Version Holy Bible in the Eastern Punjabi
language of India (BCS 2019)

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ The Indian Revised Version Holy Bible in the Eastern Punjabi language of India (BCS 2019)

copyright © 2017, 2019 Bridge Connectivity Solutions

Language: ਪੰਜਾਬੀ (Panjabi, Eastern)

Contributor: Bridge Connectivity Solutions Pvt. Ltd.

This translation is made available to you under the terms of the Creative Commons Attribution Share-Alike license 4.0.

You have permission to share and redistribute this Bible translation in any format and to make reasonable revisions and adaptations of this translation, provided that:

You include the above copyright and source information.

If you make any changes to the text, you must indicate that you did so in a way that makes it clear that the original licensor is not necessarily endorsing your changes.

If you redistribute this text, you must distribute your contributions under the same license as the original.

Pictures included with Scriptures and other documents on this site are licensed just for use with those Scriptures and documents. For other uses, please contact the respective copyright owners.

Note that in addition to the rules above, revising and adapting God's Word involves a great responsibility to be true to God's Word. See Revelation 22:18-19.

2023-04-13

PDF generated using Haiola and XeLaTeX on 18 Apr 2025 from source files dated 14 Apr 2023

cd7c015e-4054-5fc3-99ad-dacf629d4ee1

Contents

ਮੱਤੀ ਦੀ ਇੰਜੀਲ	1
ਮਰਕੁਸ ਦੀ ਇੰਜੀਲ	55
ਲੂਕਾ ਦੀ ਇੰਜੀਲ	90
ਯੂਹੰਨਾ ਦੀ ਇੰਜੀਲ	148
ਰਸੂਲਾਂ ਦੇ ਕਰਤੱਬ	195
ਰੋਮੀਆਂ ਨੂੰ	246
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ	268
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ	289
ਗਲਤੀਆਂ ਨੂੰ	303
ਅਫ਼ਸੀਆਂ ਨੂੰ	311
ਫਿਲਿੱਪੀਆਂ ਨੂੰ	319
ਕੁਲੁੱਸੀਆਂ ਨੂੰ	325
ਥੱਸਲੁਨੀਕੀਆਂ ਨੂੰ	
ਪਹਿਲੀ ਪੱਤ੍ਰੀ	331
ਥੱਸਲੁਨੀਕੀਆਂ ਨੂੰ ਦੂਜੀ	
ਪੱਤ੍ਰੀ	336
ਤਿਮੋਥਿਉਸ ਨੂੰ ਪਹਿਲੀ	
ਪੱਤ੍ਰੀ	340
ਤਿਮੋਥਿਉਸ ਨੂੰ ਦੂਜੀ ਪੱਤ੍ਰੀ	346
ਤੀਤੁਸ ਨੂੰ	351
ਫਿਲੇਮੋਨ ਨੂੰ	354
ਇਬਰਾਨੀਆਂ ਨੂੰ	356
ਯਾਕੂਬ ਦੀ ਪੱਤ੍ਰੀ	372
ਪਤਰਸ ਦੀ ਪਹਿਲੀ ਪੱਤ੍ਰੀ	379
ਪਤਰਸ ਦੀ ਦੂਜੀ ਪੱਤ੍ਰੀ	385
ਯੂਹੰਨਾ ਦੀ ਪਹਿਲੀ ਪੱਤ੍ਰੀ	389
ਯੂਹੰਨਾ ਦੀ ਦੂਜੀ ਪੱਤ੍ਰੀ	396
ਯੂਹੰਨਾ ਦੀ ਤੀਸਰੀ ਪੱਤ੍ਰੀ	398
ਯਹੂਦਾਹ ਦੀ ਪੱਤ੍ਰੀ	400
ਯੂਹੰਨਾ ਦੇ ਪਰਕਾਸ਼ ਦੀ	
ਪੇਥੀ	403

ਮੱਤੀ ਦੀ ਇੰਜੀਲ

ਲੇਖਕ

ਇਸ ਇੰਜੀਲ ਦਾ ਲੇਖਕ ਮੱਤੀ ਹੈ, ਜੋ ਕਿ ਇੱਕ ਚੂੰਗੀ ਵਸੂਲਣ ਵਾਲਾ ਸੀ, ਉਸ ਨੇ ਯਿਸੂ ਦੇ ਪਿੱਛੇ ਚੱਲਣ ਲਈ ਆਪਣਾ ਕੰਮ ਛੱਡ ਦਿੱਤਾ (9:9; 13)। ਮਰਕੁਸ ਅਤੇ ਲੂਕਾ ਉਸ ਨੂੰ ਆਪਣੀਆਂ ਇੰਜੀਲਾਂ ਵਿੱਚ ਲੇਵੀ ਦੇ ਨਾਮ ਨਾਲ ਸਦਦੇ ਹਨ। ਉਸਦੇ ਨਾਮ ਦਾ ਅਰਥ ਪਰਮੇਸ਼ੁਰ ਦੀ ਦਾਤ ਹੈ। ਪ੍ਰਾਚੀਨ ਕਲੀਸਿਯਾ ਦੇ ਪਾਦਰੀ ਸਰਬਸੰਮਤੀ ਨਾਲ ਇਸ ਗੱਲ ਉੱਤੇ ਸਹਿਮਤ ਹਨ ਕਿ ਇਸ ਇੰਜੀਲ ਦਾ ਲੇਖਕ ਮੱਤੀ ਹੈ, ਜੋ ਕਿ 12 ਰਸੂਲਾਂ ਵਿੱਚੋਂ ਇੱਕ ਸੀ। ਮੱਤੀ ਪ੍ਰਭੂ ਯਿਸੂ ਦੀ ਸੇਵਕਾਈ ਦਾ ਇੱਕ ਚਸ਼ਮਦੀਦ ਗਵਾਹ ਸੀ। ਮੱਤੀ ਅਤੇ ਬਾਕੀ ਇੰਜੀਲਾਂ ਦੇ ਤੁਲਨਾਤਮਕ ਅਧਿਐਨ ਤੋਂ ਇਹ ਸਿੱਧ ਹੁੰਦਾ ਹੈ ਕਿ ਮਸੀਹ ਦੇ ਵਿਖੇ ਰਸੂਲਾਂ ਦੁਆਰਾ ਦਿੱਤੀ ਗਈ ਗਵਾਹੀ ਵਿੱਚ ਕੋਈ ਮਤਭੇਦ ਨਹੀਂ ਹੈ।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਇੰਜੀਲ ਲਗਭਗ 50-70 ਈ. ਦੇ ਵਿਚਕਾਰ ਲਿਖੀ ਗਈ।

ਮੱਤੀ ਦੀ ਇੰਜੀਲ ਦੇ ਯਹੂਦੀ ਸੁਭਾਅ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਕਿਹਾ ਜਾ ਸਕਦਾ ਹੈ ਕਿ ਇਹ ਸ਼ਾਇਦ ਫ਼ਿਲਸਤੀਨ ਜਾਂ ਸੀਰੀਆ ਵਿੱਚ ਲਿਖੀ ਗਈ, ਹਾਲਾਂਕਿ ਕਈ ਲੋਕ ਸੋਚਦੇ ਹਨ ਕਿ ਇਸ ਦਾ ਆਰੰਭ ਅੰਤਾਕਿਯਾ ਵਿੱਚ ਹੋਇਆ।

ਪ੍ਰਾਪਤ ਕਰਤਾ

ਇਹ ਇੰਜੀਲ ਯੂਨਾਨੀ ਭਾਸ਼ਾ ਵਿੱਚ ਲਿਖੀ ਗਈ ਸੀ, ਇਸ ਲਈ ਹੋ ਸਕਦਾ ਹੈ ਕਿ ਮੱਤੀ ਦਾ ਰੁਝਾਨ ਅਜਿਹੇ ਪਾਠਕਾਂ ਵੱਲ ਸੀ ਜੋ ਯੂਨਾਨੀ-ਬੋਲਣ ਵਾਲੇ ਯਹੂਦੀ ਸਮਾਜ ਦੇ ਹਨ। ਕਈ ਤੱਤ ਯਹੂਦੀ ਪਾਠਕਾਂ ਵੱਲ ਇਸ਼ਾਰਾ ਕਰਦੇ ਹਨ: ਪੁਰਾਣੇ ਨੇਮ ਦੀ ਪੂਰਤੀ ਵੱਲ ਮੱਤੀ ਦੀ ਚਿੰਤਾ; ਅਬਰਾਹਾਮ ਤੋਂ ਯਿਸੂ ਦੀ ਵੰਸ਼ਾਵਲੀ ਦਾ ਵਰਣਨ ਕਰਨਾ (1:1, 17); ਯਹੂਦੀ ਸ਼ਬਦਾਵਲੀ ਦੀ ਵਰਤੋਂ (ਜਿਵੇਂ ਕਿ ਸਵਰਗ ਦਾ ਰਾਜ, ਜਿੱਥੇ ਸਵਰਗ ਸ਼ਬਦ ਯਹੂਦੀ ਲੋਕਾਂ ਵੱਲੋਂ ਪਰਮੇਸ਼ੁਰ ਦਾ ਨਾਮ ਨਾ ਵਰਤਣ ਦਾ ਵਿਚਾਰ ਪ੍ਰਗਟ ਕਰਦਾ ਹੈ); ਅਤੇ ਇਸ ਗੱਲ ਉੱਤੇ ਜ਼ੋਰ ਦੇਣਾ ਕਿ ਯਿਸੂ ਦਾਊਦ ਦਾ ਪੁੱਤਰ ਹੈ, (1:1;

9:27; 12:23; 15:22; 20:30; 31; 21:9, 15; 22:41, 45)। ਇਹ ਸਾਰੀਆਂ ਚੀਜ਼ਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਮੱਤੀ ਯਹੂਦੀ ਸਮਾਜ ਵੱਲ ਜ਼ਿਆਦਾ ਕੇਂਦਰਿਤ ਸੀ।

ਉਦੇਸ਼

ਇਸ ਇੰਜੀਲ ਨੂੰ ਲਿਖਣ ਦੇ ਵੇਲੇ, ਮੱਤੀ ਦਾ ਇਰਾਦਾ ਇਹ ਸੀ ਕਿ ਉਹ ਯਹੂਦੀ ਪਾਠਕਾਂ ਨੂੰ ਇਸ ਗੱਲ ਦੀ ਪੁਸ਼ਟੀ ਕਰੇ ਕਿ ਯਿਸੂ ਹੀ ਮਸੀਹਾ ਹੈ। ਇੱਥੇ ਧਿਆਨ ਕੇਂਦਰਤ ਕਰਨ ਦਾ ਵਿਸ਼ਾ ਪਰਮੇਸ਼ੁਰ ਦੇ ਰਾਜ ਨੂੰ ਮਨੁੱਖਜਾਤੀ ਦੇ ਵਿਚਕਾਰ ਸਥਾਪਿਤ ਕਰਨਾ ਹੈ। ਮੱਤੀ ਇਸ ਗੱਲ ਉੱਤੇ ਜ਼ੋਰ ਦਿੰਦਾ ਹੈ ਕਿ ਯਿਸੂ ਰਾਜਾ ਹੈ, ਜੋ ਪੁਰਾਣੇ ਨੇਮ ਦੀਆਂ ਭਵਿੱਖਬਾਣੀਆਂ ਅਤੇ ਉਮੀਦਾਂ ਨੂੰ ਪੂਰਾ ਕਰਦਾ ਹੈ (ਮੱਤੀ 1:1; 16:16; 20:28)।

ਵਿਸ਼ਾ-ਵਸਤੂ

ਯਿਸੂ - ਯਹੂਦੀਆਂ ਦਾ ਰਾਜਾ

ਰੂਪ-ਰੇਖਾ

1. ਯਿਸੂ ਦਾ ਜਨਮ — 1:1-2:23
2. ਗਲੀਲ ਵਿੱਚ ਯਿਸੂ ਦੀ ਸੇਵਕਾਈ — 3:1-18:35
3. ਯਹੂਦੀਆਂ ਵਿੱਚ ਯਿਸੂ ਦੀ ਸੇਵਕਾਈ — 19:1-20:34
4. ਯਹੂਦੀਆਂ ਵਿੱਚ ਆਖਰੀ ਦਿਨ — 21:1-27:66
5. ਸਮਾਪਤੀ ਦੀਆਂ ਘਟਨਾਵਾਂ — 28:1-20

ਯਿਸੂ ਦੀ ਵੰਸ਼ਾਵਲੀ

ਲੂਕਾ 2:23-38

1 ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।

2 ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ।

3 ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੇਨ ਜੰਮਿਆ ਅਤੇ ਹਸਰੇਨ ਤੋਂ ਰਾਮ ਜੰਮਿਆ।

4 ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੇਨ ਜੰਮਿਆ।

5 ਸਲਮੋਨ ਤੋਂ ਬੇਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੇਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ।

6 ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਉਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ।

7 ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ।

8 ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜੀਯਾਹ ਜੰਮਿਆ।

9 ਉੱਜੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ।

10 ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੇਨ ਜੰਮਿਆ ਅਤੇ ਆਮੇਨ ਤੋਂ ਯੋਸ਼ੀਯਾਹ ਜੰਮਿਆ।

11 ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ।

12 ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ।

13 ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੇਰ ਜੰਮਿਆ।

14 ਅੱਜ਼ੇਰ ਤੋਂ ਸਾਦੇਕ ਜੰਮਿਆ ਅਤੇ ਸਾਦੇਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ।

15 ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਰੂਬ ਜੰਮਿਆ।

16 ਅਤੇ ਯਾਰੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।

17 ਮੈਂ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।

ਯਿਸੂ ਦਾ ਜਨਮ
ਲੂਕਾ 1:26-38; 2:1-7

18 ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।

19 ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।

20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੇ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।

21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।

22 ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ,

23 ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।

24 ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।

25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।

2

ਖੋਜੀਆਂ ਦਾ ਆਉਣਾ

1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਹੂਸਲਮ ਵਿੱਚ ਆ ਕੇ ਪੁੱਛਣ ਲੱਗੇ,

2 ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।

3 ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਹੂਸ਼ਲਮ ਸਮੇਤ ਘਬਰਾ ਗਿਆ।

4 ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?

5 ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਆਂ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,

6 ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।

7 ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ।

8 ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।

9 ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੇ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।

10 ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ।

11 ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।

12 ਅਤੇ ਸੁਫਨੇ ਵਿੱਚ ਖਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।

ਮਿਸਰ ਦੇਸ ਨੂੰ ਜਾਣਾ

13 ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ ਨੂੰ ਸੁਫਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।

14 ਤਦ ਯੂਸੁਫ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।

15 ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ। ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।

16 ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

17 ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ

18 ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।

ਮਿਸਰ ਦੇਸ ਤੋਂ ਵਾਪਸ ਆਉਣਾ

19 ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ,

20 ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।

21 ਤਦ ਯੂਸੁਫ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ।

22 ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਣਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।

23 ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।

3

ਯੂਹੰਨਾ ਬਪਤਿਸਮਾ ਦੇਣ ਵਾਲਾ

ਮਰਕੁਸ 1:1-8; ਲੂਕਾ 3:1-18;

ਯੂਹੰਨਾ 1:6-8; 15-34

1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,

2 ਤੇਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।

3 ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।

4 ਯੂਹੰਨਾ ਦੇ ਬਸਤਰ ਉਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।

5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।

6 ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

8 ਸੋ ਤੁਸੀਂ ਤੇਬਾ ਦੇ ਯੋਗ ਫਲ ਲਿਆਓ।

9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ

ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

10 ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

11 ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

12 ਉਹ ਦੀ ਤੰਗੂਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

ਯੂਹੰਨਾ ਦੁਆਰਾ ਯਿਸੂ ਦਾ ਬਪਤਿਸਮਾ

ਮਰਕੁਸ 1:9-11; ਲੂਕਾ 3:21-22;

ਯੂਹੰਨਾ 1:31-34

13 ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।

14 ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?

15 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, **ਹੁਣ ਅਜਿਹਾ ਹੋਣਾ ਯੋਗ ਹੈ ਜੇ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ।** ਤਦ ਉਸ ਨੇ ਅਜਿਹਾ ਹੋਣ ਦਿੱਤਾ।

16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੇ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।

17 ਅਤੇ ਵੇਖੇ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।

4

ਯਿਸੂ ਦਾ ਪਰਤਾਇਆ ਜਾਣਾ
ਮਰਕੁਸ 1:12-13; ਲੂਕਾ 4:1-13

1 ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।

2 ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।

3 ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੇ ਇਹ ਪੱਥਰ ਰੋਟੀਆਂ ਬਣ ਜਾਣ।

4 ਪਰ ਉਹ ਨੇ ਉੱਤਰ ਦਿੱਤਾ, **ਜੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।**

5 ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,

6 ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸਟ ਲੱਗੇ।

7 ਯਿਸੂ ਨੇ ਉਸ ਨੂੰ ਆਖਿਆ, **ਇਹ ਵੀ ਲਿਖਿਆ ਹੈ ਜੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।**

8 ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ।

9 ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।

10 ਤਦ ਯਿਸੂ ਨੇ ਉਸ ਨੂੰ ਕਿਹਾ, **ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।**

11 ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।

ਯਿਸੂ ਦੀ ਸੇਵਕਾਈ ਦਾ ਗਲੀਲ ਵਿੱਚ ਅਰੰਭ

ਮਰਕੁਸ 1:14, 15; ਲੂਕਾ 4:14, 31

12 ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।

13 ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।

14 ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ

15 ਜ਼ਬੂਲਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ

16 ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।

17 ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, **ਤੋਥਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।**

ਪਹਿਲੇ ਚੇਲਿਆਂ ਨੂੰ ਬੁਲਾਉਣਾ

ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42

18 ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮੂਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੋ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

19 ਅਤੇ ਉਨ੍ਹਾਂ ਨੂੰ ਆਖਿਆ, **ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।**

20 ਉਹ ਉਸੇ ਵੇਲੇ ਜਾਲਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

21 ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ

ਜਾਲਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੌਂਦਿਆ।

22 ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।

ਜਿਸੂ ਰੋਗੀਆਂ ਨੂੰ ਚੰਗਾ ਕਰਦਾ ਹੈ/
ਲੂਕਾ 6:17-19

23 ਜਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।

24 ਅਤੇ ਸਾਰੇ ਸੀਰੀਯਾ ਦੇਸ਼ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।

25 ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਆ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।

5

ਪਹਾੜੀ ਉਪਦੇਸ਼

1 ਭੀੜ ਨੂੰ ਵੇਖ ਕੇ ਜਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।

2 ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:

ਧੰਨ ਵਚਨ
ਲੂਕਾ 6:20-23

3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ,

ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।

4 ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।

5 ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।

6 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।

7 ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।

8 ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।

9 ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।

10 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।

11 ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।

12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਲੂਣ ਅਤੇ ਚਾਨਣ

ਮਰਕੁਸ 9:50; ਲੂਕਾ 14:34, 35

13 ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।

14 ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।

15 ਲੋਕ ਦੀਵਾ ਬਾਲ ਕੇ ਟੇਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।

16 ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।

ਬਿਵਸਥਾ ਦੀ ਸਿੱਖਿਆ

17 ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।

18 ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।

19 ਸੋ ਜੇ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

20 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।

ਕ੍ਰੋਧ ਅਤੇ ਰੌਤਿਆ

21 ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖੂਨ ਨਾ ਕਰ ਅਤੇ ਜੇ ਕੋਈ ਖੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।

22 ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਰੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।

23 ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੇ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,

24 ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ

ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।

25 ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੇ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।

26 ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੋਗਾ।

ਵਿਭਚਾਰ

27 ਤੁਸੀਂ ਸੁਣਿਆ ਹੈ ਜੇ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।

28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।

29 ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।

30 ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।

ਤਲਾਕ

31 ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।

32 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੇ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।

ਸਹੁੰ

33 ਤੁਸੀਂ ਸੁਣਿਆ ਹੈ ਜੇ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ

ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।

34 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।

35 ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।

36 ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।

37 ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੇ ਇਸ ਤੋਂ ਵੱਧ ਹੈ ਸੇ ਦੁਸ਼ਟ ਵੱਲੋਂ ਹੁੰਦਾ ਹੈ।

ਬਦਲਾ

38 ਤੁਸੀਂ ਸੁਣਿਆ ਹੈ ਜੇ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।

39 ਮੈਂ ਤੁਹਾਨੂੰ ਆਖਦਾ ਹਾਂ ਜੇ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸਜੀ ਗਲੂ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।

40 ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੇਗਾ ਵੀ ਦੇ ਦਿਓ।

41 ਅਤੇ ਜੇ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।

42 ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੇ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੇੜ।

ਵੈਰੀਆਂ ਦੇ ਨਾਲ ਪਿਆਰ
ਲੂਕਾ 6:27

43 ਤੁਸੀਂ ਸੁਣਿਆ ਹੈ ਜੇ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।

44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੇ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

45 ਤਾਂ ਜੇ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।

46 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?

47 ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?

48 ਸੇ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।

6

ਦਾਨ

1 ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।

2 ਇਸ ਲਈ ਜਦੋਂ ਤੁਸੀਂ ਦਾਨ ਕਰੋ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਉਹ ਆਪਣਾ ਫਲ ਪਾ ਚੁੱਕੇ।

3 ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੇ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,

4 ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।

ਪ੍ਰਾਰਥਨਾ
ਲੂਕਾ 11:2-4

5 ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ,

ਤਾਂ ਜੇ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।

6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।

7 ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।

8 ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।

9 ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,

10 ਤੇਰਾ ਰਾਜ ਆਵੇ,

ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।

11 ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,

12 ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,

13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।

14 ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।

15 ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।

16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।

17 ਪਰ ਜਦੋਂ ਤੂੰ ਵਰਤ ਰੱਖੋ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।

18 ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।

ਸਵਰਗ ਵਿੱਚ ਧਨ
ਲੂਕਾ 13:33, 34

19 ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

20 ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।

21 ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਸਰੀਰ ਦਾ ਦੀਵਾ
ਲੂਕਾ 11:34-36

22 ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।

23 ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੇ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।

ਪਰਮੇਸ਼ੁਰ ਅਤੇ ਧਨ
ਲੂਕਾ 16:13; ਲੂਕਾ 12:22-31

24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ

ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੇਵਾਂ ਦੀ ਸੇਵਾ ਨਹੀਂ ਕਰ ਸਕਦੇ।

25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?

26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੇਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?

27 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?

28 ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਟਦੇ ਹਨ।

29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨ ਸ਼ੋਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।

30 ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?

31 ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?

32 ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।

33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ

ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।

34 ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।

7

ਦੂਸਰਿਆਂ ਉੱਤੇ ਦੇਸ਼ ਨਾ ਲਗਾਓ
ਲੂਕਾ 6:37, 38, 41, 42

1 ਦੇਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੇਸ਼ ਨਾ ਲਾਇਆ ਜਾਵੇ।

2 ਕਿਉਂਕਿ ਜਿਸ ਤਰ੍ਹਾਂ ਤੁਸੀਂ ਦੇਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੇਸ਼ ਲਾਇਆ ਜਾਵੇਗਾ ਅਤੇ ਜਿਸ ਮੁਾਪ ਨਾਲ ਤੁਸੀਂ ਮਿਟਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਟਿਆ ਜਾਵੇਗਾ।

3 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!

4 ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੁੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!

5 ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੋਗਾ।

6 ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੇਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।

ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ
ਲੂਕਾ 11:9-13

7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।

8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ

ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।

9 ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?

10 ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?

11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?

12 ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

ਭੀੜਾ ਅਤੇ ਖੁੱਲ੍ਹਾ ਫਾਟਕ
ਲੂਕਾ 13:24

13 ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।

14 ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤੇ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।

ਸੱਚੇ ਅਤੇ ਝੂਠੇ ਨਬੀ
ਲੂਕਾ 6:43, 44, 46; 13:25-27

15 ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।

16 ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?

17 ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।

18 ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।

19 ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

20 ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।

21 ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।

22 ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?

23 ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

ਘਰ ਬਣਾਉਣ ਵਾਲੇ ਦੇ ਮਨੁੱਖ: ਬੁੱਧੀਮਾਨ ਅਤੇ ਮੂਰਖ
ਲੂਕਾ 6:47-49

24 ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।

25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਰਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।

26 ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।

27 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਰਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।

28 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।

29 ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।

8

ਕੋੜੀ ਨੂੰ ਚੰਗਾ ਕਰਨਾ

ਮਰਕੁਸ 1:40-45; ਲੂਕਾ 5:12-16

1 ਜਦੋਂ ਉਹ ਪਹਾੜ ਉੱਤੇ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।

2 ਅਤੇ ਵੇਖੇ ਇੱਕ ਕੋੜੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਸੁੱਧ ਕਰ ਸਕਦੇ ਹੋ।

3 ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, **ਮੈਂ ਚਾਹੁੰਦਾ ਹਾਂ, ਤੂੰ ਸੁੱਧ ਹੋ ਜਾ** ਅਤੇ ਉਸੇ ਵੇਲੇ ਉਹ ਕੋੜੀ ਸੁੱਧ ਹੋ ਗਿਆ।

4 ਫਿਰ ਯਿਸੂ ਨੇ ਉਸ ਨੂੰ ਆਖਿਆ, **ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੁਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।**

ਇੱਕ ਸੂਬੇਦਾਰ ਦਾ ਵਿਸ਼ਵਾਸ

ਲੂਕਾ 7:1-10

5 ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,

6 ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।

7 ਪ੍ਰਭੂ ਨੇ ਉਸ ਨੂੰ ਆਖਿਆ, **ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।**

8 ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।

9 ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ

ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।

10 ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, **“ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!**

11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੇ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਥਰਾਹਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।

12 ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।

13 ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, **ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ** ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”

ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ

ਮਰਕੁਸ 1:29-34; ਲੂਕਾ 4:38-41

14 ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖਾਰ ਨਾਲ ਬਿਮਾਰ ਪਈ ਵੇਖਿਆ।

15 ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।

16 ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।

17 ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।

ਯਿਸੂ ਦੇ ਚੇਲੇ ਬਣਨ ਦਾ ਮੁੱਲ

ਲੂਕਾ 9:57-62

18 ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।

19 ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।

20 ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੁੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।

21 ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਥਾਂ।

22 ਪਰ ਯਿਸੂ ਨੇ ਉਸ ਨੂੰ ਕਿਹਾ, **ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।**

ਤੂਫਾਨ ਨੂੰ ਸ਼ਾਂਤ ਕਰਨਾ

ਮਰਕੁਸ 4:35-41; ਲੂਕਾ 8:22-25

23 ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।

24 ਅਤੇ ਵੇਖੋ ਝੀਲ ਵਿੱਚ ਵੱਡਾ ਤੂਫਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।

25 ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!

26 ਉਹ ਨੇ ਉਨ੍ਹਾਂ ਨੂੰ ਆਖਿਆ, **ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?** ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।

27 ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!

ਦੁਸ਼ਟ-ਆਤਮਾ ਦੇ ਜਕੜੇ ਹੋਏ ਮਨੁੱਖਾਂ ਨੂੰ ਚੰਗਾ ਕਰਨਾ

ਮਰਕੁਸ 5:1-20; ਲੂਕਾ 8:26-39

28 ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ

ਕੋਲ ਆਏ ਅਤੇ ਉਹ ਇੰਨੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।

29 ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈ?

30 ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।

31 ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।

32 ਉਸ ਨੇ ਉਨ੍ਹਾਂ ਨੂੰ ਆਖਿਆ, **ਜਾਓ!** ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

33 ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।

34 ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

9

ਅਧਰੰਗੀ ਨੂੰ ਚੰਗਾ ਕਰਨਾ

ਮਰਕੁਸ 2:1-12; ਲੂਕਾ 5:17-26

1 ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।

2 ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, **ਹੇ ਪੁੱਤਰ ਹੌਸਲਾ ਰੱਖ! ਤੇਰੇ ਪਾਪ ਮਾਫ਼ ਹੋਏ।**

3 ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।

4 ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, **ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?**

5 **ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?**

6 ਪਰ ਇਸ ਲਈ ਜੇ ਤੁਸੀਂ ਜਾਣੋ ਜੇ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।

7 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ।

8 ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।

ਮੱਤੀ ਨੂੰ ਬੁਲਾਉਣਾ

ਮਰਕੁਸ 2:13-17; ਲੂਕਾ 5:27-32

9 ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੁੰਗੀ ਦੀ ਚੌਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

10 ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।

11 ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

12 ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।

13 ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।

ਵਰਤ ਦੇ ਬਾਰੇ ਪੁਸ਼ਨ

ਮਰਕੁਸ 2:18-22; ਲੂਕਾ 5:33-39

14 ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੇ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”

15 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ

ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।

16 ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।

17 ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਜੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।

ਮਰੀ ਹੋਈ ਕੁੜੀ ਅਤੇ ਬਾਰਾਂ ਸਾਲਾਂ ਤੋਂ ਬਿਮਾਰ ਔਰਤ

ਮਰਕੁਸ 5:21-43; ਲੂਕਾ 8:40-56

18 ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।

19 ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ।

20 ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।

21 ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਵਾਂਗੀ।

22 ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।

23 ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲਾ ਪਾਉਂਦਿਆਂ ਵੇਖ ਕੇ ਆਖਿਆ,

24 ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ।

25 ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ।

26 ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।

ਦੋ ਅੰਨ੍ਹਿਆਂ ਨੂੰ ਚੰਗਾ ਕਰਨਾ

27 ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

28 ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, **ਭਲਾ, ਤੁਹਾਨੂੰ ਵਿਸ਼ਵਾਸ ਹੈ ਜੇ ਮੈਂ ਇਹ ਕੰਮ ਕਰ ਸਕਦਾ ਹਾਂ?** ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ।

29 ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, **ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।**

30 ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, **ਖ਼ਬਰਦਾਰ, ਕੋਈ ਨਾ ਜਾਣੇ!**

31 ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।

ਇੱਕ ਗੁੰਗੇ ਨੂੰ ਚੰਗਾ ਕਰਨਾ

32 ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੁੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।

33 ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੁੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।

34 ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

ਮਜ਼ਦੂਰ ਥੋੜੇ ਹਨ

35 ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।

36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

37 ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, **ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜੇ ਹਨ।**

38 **ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।**

10

ਯਿਸੂ ਦੇ ਬਾਰਾਂ ਚੇਲੇ

ਮਰਕੁਸ 3:13-19; ਲੂਕਾ 6:12-16

1 ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।

2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਰੂਬ ਅਤੇ ਉਸ ਦਾ ਭਰਾ ਯੂਹੰਨਾ,

3 ਫਿਲਿਪੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਰੂਬ ਅਤੇ ਬੱਦਈ,

4 ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।

ਬਾਰਾਂ ਚੇਲਿਆਂ ਦੀ ਸੇਵਾ

ਮਰਕੁਸ 6:7-13; ਲੂਕਾ 9:1-16;

10:4-12

5 ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: **“ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।**

6 **ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।**

7 **ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।**

8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੇੜੀਆਂ ਨੂੰ ਸੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।

9 ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।

10 ਅਤੇ ਨਾ ਰਾਹ ਦੇ ਲਈ ਝੋਲਾ ਨਾ ਦੇ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।

11 ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੇ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ।

12 ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ।

13 ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।

14 ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।

15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਆਉਣ ਵਾਲਾ ਕਸ਼ਟ

ਮਰਕੁਸ 13:9-13; ਲੂਕਾ 21:12-17

16 ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਖਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੇਲੇ ਹੋਵੋ।

17 ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।

18 ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।

19 ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।

20 ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।

21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

23 ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।

24 ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ।

25 ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।

ਕਿਸ ਤੋਂ ਡਰਨਾ ਚਾਹੀਦਾ ਹੈ?

ਲੂਕਾ 12:2-7

26 ਜੇ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।

27 ਜੇ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੇ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ।

28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

29 ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।

30 ਪਰ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਹੋਏ ਹਨ।

31 ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।

ਯਿਸੂ ਦਾ ਇਕਰਾਰ ਜਾਂ ਇਨਕਾਰ ਕਰਨਾ
ਲੂਕਾ 12:8; 9

32 ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।

33 ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।

ਯਿਸੂ ਦੇ ਆਉਣ ਦਾ ਸਬੂਤ
ਲੂਕਾ 12:51-53; 4:26, 27

34 ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।

35 ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।

36 ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ।

37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।

38 ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।

39 ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।

ਪ੍ਰਤੀਫਲ
ਮਰਕੁਸ 9:41

40 ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

41 ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।

42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।

11

ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ
ਲੂਕਾ 7:18-35

1 ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

2 ਯੂਹੰਨਾ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,

3 ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?

4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਂ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,

5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜੀ ਸੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ

ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।

6 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੇਕਰ ਨਾ ਖਾਵੇ।

7 ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?

8 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।

9 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।

10 ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ;

ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।

11 ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।

12 ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।

13 ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।

14 ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।

15 ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।

16 ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,

17 ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੋ।

ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।

18 ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।

19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੇ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!

ਉਨ੍ਹਾਂ ਨਗਰਾਂ ਉੱਤੇ ਹਾਏ ਜਿਨ੍ਹਾਂ ਨੇ ਤੇਬਾ ਨਹੀਂ ਕੀਤੀ
ਲੂਕਾ 10:13-15

20 ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੇਬਾ ਨਹੀਂ ਕੀਤੀ ਸੀ।

21 ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੇਬਾ ਕਰ ਲੈਂਦੇ!

22 ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।

23 ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।

24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਪਿਤਾ ਪੁੱਤਰ ਵਿੱਚ ਪ੍ਰਗਟ ਹੋਇਆ

25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ

ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।

²⁶ ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।

²⁷ ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।

²⁸ ਹੇ ਸਾਰੇ ਬੱਕੇ ਹੋਇਓ ਅਤੇ ਭਾਰ ਹੇਨੂੰ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।

²⁹ ਮੇਰਾ ਜੂਲਾ ਆਪਣੇ ਉੱਤੇ ਲੈ ਲਵੇ ਅਤੇ ਮੇਰੇ ਕੋਲੋਂ ਸਿੱਖੇ ਕਿਉਂ ਜੋ ਮੈਂ ਕੇਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।

³⁰ ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

12

ਸਬਤ ਦਾ ਪ੍ਰਭੂ
ਮਰਕੁਸ 2:23-28; ਲੂਕਾ 6:1-5

1 ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।

2 ਅਤੇ ਫ਼ਰੀਸੀਆਂ ਨੇ ਵੇਖ ਕੇ ਉਹ ਨੂੰ ਕਿਹਾ, ਵੇਖ, ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ।

3 ਪਰ ਉਸ ਨੇ ਉਨ੍ਹਾਂ ਨੂੰ ਆਖਿਆ, **ਭਲਾ, ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਹ ਦੇ ਸਾਥੀ ਭੁੱਖੇ ਸਨ?**

4 ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।

5 ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ

ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?

⁶ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਇੱਥੇ ਹੈਕਲ ਨਾਲੋਂ ਵੀ ਇੱਕ ਵੱਡਾ ਹੈ।

⁷ ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੇਸ਼ੀ ਨਾ ਠਹਿਰਾਉਂਦੇ।

⁸ ਕਿਉਂਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।

ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ
ਮਰਕੁਸ 3:1-6; ਲੂਕਾ 6:6-11

9 ਫਿਰ ਉੱਥੋਂ ਤੁਰ ਕੇ ਉਹ ਪ੍ਰਾਰਥਨਾ ਘਰ ਵਿੱਚ ਗਿਆ।

10 ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੇਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?

11 ਉਹ ਨੇ ਉਨ੍ਹਾਂ ਨੂੰ ਕਿਹਾ, ਕਿ **ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦਾ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?**

12 **ਮੈਂ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ।**

13 ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, **ਆਪਣਾ ਹੱਥ ਵਧਾ** ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।

14 ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ।

ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ

15 ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।

16 ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਕਿ ਮੈਨੂੰ ਉਜਾਗਰ ਨਾ ਕਰਨਾ।

17 ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ:

18 ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪੁਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ।

19 ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।

20 ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,

21 ਅਤੇ ਉਹ ਦੇ ਨਾਮ ਉੱਤੇ ਪਰਾਈਆਂ ਕੌਮਾਂ ਆਸ ਰੱਖਣਗੀਆਂ।

ਜਿਸੂ ਅਤੇ ਸ਼ੈਤਾਨ

ਮਰਕੁਸ 3:20-30; ਲੂਕਾ 11:14-23

22 ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।

23 ਅਤੇ ਸਾਰੇ ਲੋਕ ਹੈਰਾਨ ਹੋ ਕੇ ਬੋਲੇ, ਕੀ, ਇਹ ਦਾਉਦ ਦਾ ਪੁੱਤਰ ਨਹੀਂ ਹੈ?

24 ਪਰ ਫ਼ਰੀਸੀਆਂ ਨੇ ਇਹ ਸੁਣ ਕੇ ਕਿਹਾ, ਕਿ ਇਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

25 ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।

26 ਅਤੇ ਜੇ ਸ਼ੈਤਾਨ ਹੀ ਸ਼ੈਤਾਨ ਨੂੰ ਕੱਢਦਾ ਹੈ ਤਾਂ ਉਹ ਦੇ ਆਪਣੇ ਆਪ ਵਿੱਚ ਹੀ ਫੁੱਟ ਪੈ ਗਈ ਹੈ। ਫੇਰ ਉਹ ਦਾ ਰਾਜ ਕਿਵੇਂ ਬਣਿਆ ਰਹਿ ਸਕਦਾ ਹੈ?

27 ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।

28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।

29 ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜ਼ੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।

30 ਜਿਹੜਾ ਮੇਰੇ ਨਾਲ ਨਹੀਂ ਉਹ ਮੇਰੇ ਵਿਰੁੱਧ ਹੈ, ਅਤੇ ਜਿਹੜਾ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।

31 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।

32 ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।

ਦਰੱਖਤ ਅਤੇ ਉਸ ਦਾ ਫਲ

ਲੂਕਾ 6:43-45

33 ਜੇ ਰੁੱਖ ਨੂੰ ਚੰਗਾ ਆਖੇ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੇ ਜਾਂ ਰੁੱਖ ਨੂੰ ਬੁਰਾ ਆਖੇ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੇ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।

34 ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੇ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।

35 ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।

36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੇ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।

37 ਇਸ ਲਈ ਜੇ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੇਸ਼ੀ ਠਹਿਰਾਇਆ ਜਾਵੇਗਾ।

ਸਵਰਗ ਤੋਂ ਨਿਸ਼ਾਨ ਦੀ ਮੰਗ
ਮਰਕੁਸ 8:11, 12; ਲੂਕਾ 11:29-

32

38 ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।

39 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ **ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।**

40 **ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਵਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।**

41 ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੇਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੇ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।

42 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੇਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੇ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ।

ਅਪੂਰੇ ਸੁਧਾਰ ਦੀ ਸਮੱਸਿਆ
ਲੂਕਾ 11:24-26

43 ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।

44 ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।

45 ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ

ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।

ਯਿਸੂ ਦੀ ਮਾਤਾ ਅਤੇ ਭਰਾ
ਮਰਕੁਸ 3:31-35; ਲੂਕਾ 8:19-21

46 ਜਦੋਂ ਉਹ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸ ਸਮੇਂ ਉਸ ਦੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਸਨ ਅਤੇ ਉਸ ਨਾਲ ਗੱਲ ਕਰਨੀ ਚਾਹੁੰਦੇ ਸਨ।

47 ਤਦ ਕਿਸੇ ਨੇ ਉਸ ਨੂੰ ਆਖਿਆ, ਵੇਖ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਹਨ ਅਤੇ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।

48 ਪਰ ਉਸ ਨੇ ਆਖਣ ਵਾਲੇ ਨੂੰ ਉੱਤਰ ਦਿੱਤਾ, **ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?**

49 ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, **ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।**

50 **ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।**

13

ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ
ਮਰਕੁਸ 4:1-9; ਲੂਕਾ 8:4-8

1 ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।

2 ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੇ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ।

3 ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ **ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।**

4 ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੱਛੀ ਆ ਕੇ ਉਸ ਨੂੰ ਚੁਗ ਲੈ ਗਏ

5 ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।

6 ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।

7 ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ।

8 ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।

9 ਜਿਸ ਦੇ ਕੰਨ ਹੋਣ ਉਹ ਸੁਣੇ।

ਦ੍ਰਿਸ਼ਟਾਂਤਾਂ ਦਾ ਮਕਸਦ

ਮਰਕੁਸ 4:10-12; ਲੂਕਾ 8:9, 10

10 ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?

11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।

12 ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।

13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ,

ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।

14 ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,

ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,

15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ,

ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ,

ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,

ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ

ਨਾਲ ਵੇਖਣ

ਅਤੇ ਕੰਨਾਂ ਨਾਲ ਸੁਣਨ,

ਅਤੇ ਮਨ ਨਾਲ ਸਮਝਣ

ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।

16 ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।

17 ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।

ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦੀ ਵਿਆਖਿਆ

ਮਰਕੁਸ 4:13-20; ਲੂਕਾ 8:11-15

18 ਗੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।

19 ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।

20 ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।

21 ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੇਕਰ ਖਾਂਦਾ ਹੈ।

22 ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।

23 ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।

ਜੰਗਲੀ ਬੂਟੀ ਦਾ ਦ੍ਰਿਸ਼ਟਾਂਤ

24 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।

25 ਪਰ ਜਦੋਂ ਲੋਕ ਸੌ ਰੁਝੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।

26 ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ।

27 ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?

28 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ।

ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?

29 ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।

30 ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।

ਸਰੋਂ ਦੇ ਬੀਜ ਦਾ ਦ੍ਰਿਸ਼ਟਾਂਤ

ਮਰਕੁਸ 4:30-32; ਲੂਕਾ 13:18,

19

31 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।

32 ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੇਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।

ਖਮੀਰ ਦਾ ਦ੍ਰਿਸ਼ਟਾਂਤ

ਲੂਕਾ 13:20; 21

33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖਮੀਰਾ ਹੋ ਗਿਆ।

ਦ੍ਰਿਸ਼ਟਾਂਤ ਦਾ ਇਸਤੇਮਾਲ

ਮਰਕੁਸ 4:33, 34

34 ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।

35 ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।

ਜੰਗਲੀ ਬੂਟੀ ਦੇ ਦ੍ਰਿਸ਼ਟਾਂਤ ਦੀ ਵਿਆਖਿਆ

36 ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।

37 ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।

38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।

39 ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।

40 ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।

41 ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ

ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।

42 ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

43 ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੇ ਸੁਣੇ।

ਲੁਕੇ ਹੋਏ ਧਨ ਦਾ ਦ੍ਰਿਸ਼ਟਾਂਤ

44 ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।

ਚੰਗੇ ਮੋਤੀਆਂ ਦਾ ਦ੍ਰਿਸ਼ਟਾਂਤ

45 ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।

46 ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।

ਜਾਲ ਦਾ ਦ੍ਰਿਸ਼ਟਾਂਤ

47 ਫੇਰ ਸਵਰਗ ਰਾਜ ਇੱਕ ਜਾਲ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।

48 ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੇਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।

49 ਸੇ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।

50 ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।

ਪੁਰਾਣੀ ਅਤੇ ਨਵੀਂ ਸਿੱਖਿਆ ਦਾ ਮਹੱਤਵ

51 ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।

52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।

ਨਾਸਰਤ ਵਿੱਚ ਯਿਸੂ ਦਾ ਨਿਰਾਦਰ ਮਰਕੁਸ 6:1-6; ਲੂਕਾ 4:16-30

53 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੇ ਤੁਰ ਪਿਆ।

54 ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?

55 ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

56 ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?

57 ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।

58 ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

14

ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਤਿਆ

ਮਰਕੁਸ 6:14-29; ਲੂਕਾ 9:7-9

1 ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।

2 ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ

ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!

³ ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।

⁴ ਇਸ ਲਈ ਜੇ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ।

⁵ ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ।

⁶ ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ।

⁷ ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੇ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ।

⁸ ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।

⁹ ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।

¹⁰ ਅਤੇ ਮਨੁੱਖ ਭੇਜ ਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ।

¹¹ ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ।

¹² ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ।

ਪੰਜ ਹਜ਼ਾਰ ਨੂੰ ਰਜਾਉਣਾ

ਮਰਕੁਸ 6:30-44; ਲੂਕਾ 9:10-17; ਯੂਹੰਨਾ 6:1-14

¹³ ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।

¹⁴ ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।

¹⁵ ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।

¹⁶ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ।**

¹⁷ ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।

¹⁸ ਤਾਂ ਉਹ ਬੋਲਿਆ, **ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ।**

¹⁹ ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।

²⁰ ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।

²¹ ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨਾਂ ਪੰਜ ਹਜ਼ਾਰ ਮਰਦ ਸਨ।

ਯਿਸੂ ਦਾ ਪਾਣੀ ਉੱਤੇ ਚੱਲਣਾ

ਮਰਕੁਸ 6:45-52; ਯੂਹੰਨਾ 6:15-21

²² ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।

²³ ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।

²⁴ ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ।

²⁵ ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ।

²⁶ ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ

ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।

27 ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, **ਹੱਸਲਾ ਰੱਖੋ! ਮੈਂ ਹਾਂ, ਨਾ ਡਰੋ।**

28 ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤਰ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ।

29 ਉਸ ਨੇ ਆਖਿਆ, **ਆ**, ਅਤੇ ਪਤਰਸ ਬੇੜੀਓ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।

30 ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!

31 ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, **ਹੇ ਬੇੜੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?**

32 ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ।

33 ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।

ਗੰਨੇਸਰਤ ਵਿੱਚ ਰੋਗੀਆਂ ਨੂੰ ਚੰਗਾ ਕਰਨਾ

ਮਰਕੁਸ 6:53-56

34 ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।

35 ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ।

36 ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।

15

ਰੀਤ ਦੀ ਪਾਲਣਾ ਕਰਨ ਦਾ ਪ੍ਰਸ਼ਨ
ਮਰਕੁਸ 7:1-13

1 ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,

2 ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?

3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?**

4 **ਕਿਉਂ ਜੇ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।**

5 ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੇ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।

6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ ਦਿੱਤਾ।

7 ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ

8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ,

ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।

9 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।

ਕੀ ਮਨੁੱਖ ਨੂੰ ਅਸ਼ੁੱਧ ਕਰਦਾ ਹੈ?

ਮਰਕੁਸ 7:14-23

10 ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, **ਸੁਣੋ ਅਤੇ ਸਮਝੋ।**

11 **ਕਿ ਜੇ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੇ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।**

12 ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੇਕਰ ਖਾਧੀ ਹੈ?

13 ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋ ਪੁੱਟਿਆ ਜਾਵੇਗਾ।

14 ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।

15 ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।

16 ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?

17 ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੇ ਮੂੰਹ ਵਿੱਚ ਜਾਂਦਾ ਹੈ ਸੇ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?

18 ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੇਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

20 ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।

ਕਨਾਨੀ ਔਰਤ ਦਾ ਵਿਸ਼ਵਾਸ
ਮਰਕੁਸ 7:24-30

21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।

22 ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।

23 ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੋਲਾ ਪਾਉਂਦੀ ਆਉਂਦੀ ਹੈ।

24 ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।

25 ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।

26 ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।

27 ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੇ ਡਿੱਗਦੇ ਹਨ।

28 ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।

ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ

29 ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।

30 ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।

31 ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।

ਚਾਰ ਹਜ਼ਾਰ ਨੂੰ ਰਜਾਉਣਾ
ਮਰਕੁਸ 8:1-10

32 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।

33 ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?

34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?** ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।

35 ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।

36 ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪੁੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।

37 ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।

38 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।

39 ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।

16

ਨਿਸ਼ਾਨ ਦੀ ਮੰਗ
ਮਰਕੁਸ 8:11; ਲੂਕਾ 12:54-56

1 ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।

2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।**

3 **ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।**

4 **ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ** ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।

ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਦਾ ਖ਼ਮੀਰ
ਮਰਕੁਸ 8:14-21

5 ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।

6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।**

7 ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।

8 ਪਰ ਯਿਸੂ ਨੇ ਇਹ ਜਾਣ ਕੇ ਕਿਹਾ, **ਹੇ ਥੋੜ੍ਹੇ ਵਿਸ਼ਵਾਸ ਵਾਲੇ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?**

9 **ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?**

10 **ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨੇ ਟੋਕਰੇ ਚੁੱਕੇ ਸਨ?**

11 **ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?**

12 ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।

ਪਤਰਸ ਕਬੂਲ ਕਰਦਾ ਹੈ ਕਿ ਯਿਸੂ ਹੀ “ਮਸੀਹ” ਹੈ
ਮਰਕੁਸ 8:27-30; ਲੂਕਾ 9:18-21

13 ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ **ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?**

14 ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ

ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।

15 ਉਸ ਨੇ ਉਨ੍ਹਾਂ ਨੂੰ ਕਿਹਾ, **ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੇ ਮੈਂ ਕੌਣ ਹਾਂ?**

16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।

17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, **ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।**

18 **ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੇ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।**

19 **ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੇ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੇ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।**

20 ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੇ ਮੈਂ ਮਸੀਹ ਹਾਂ।

ਆਪਣੀ ਮੌਤ ਦੇ ਬਾਰੇ ਯਿਸੂ ਦੀ ਭਵਿੱਖਬਾਣੀ

ਮਰਕੁਸ 8:31-33; ਲੂਕਾ 9:22

21 ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੇ ਮੈਂ ਯਰੂਸ਼ਲਮ ਨੂੰ ਜਾਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਜੇ ਦਿਨ ਜੀ ਉੱਠਾਂ।

22 ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!

23 ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, **ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੇਕਰ ਹੈਂ ਕਿਉਂ ਜੇ ਤੂੰ ਪਰਮੇਸ਼ੁਰ**

ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।

ਯਿਸੂ ਦੇ ਪਿੱਛੇ ਚੱਲਣ ਦਾ ਅਰਥ

ਮਰਕੁਸ 8:34-9:1; ਲੂਕਾ 9:23-27

24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, **ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।**

25 **ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।**

26 **ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?**

27 **ਕਿਉਂ ਜੇ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।**

28 **ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।**

17

ਯਿਸੂ ਦੇ ਰੂਪ ਦਾ ਜਲਾਲੀ ਹੋ ਜਾਣਾ

ਮਰਕੁਸ 9:2-13; ਲੂਕਾ 9:28-36

1 ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।

2 ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।

3 ਅਤੇ ਵੇਖੋ ਜੇ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।

4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ

ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।

5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!

6 ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।

7 ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, **ਉੱਠੋ ਅਤੇ ਨਾ ਡਰੋ।**

8 ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।

9 ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ **ਜਦ ਤੱਕ ਮਨੁੱਖ ਦਾ ਪੁੱਤਰ ਮਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।**

10 ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੇ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?

11 ਉਸ ਨੇ ਉੱਤਰ ਦਿੱਤਾ ਕਿ **ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।**

12 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ **ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੇ ਕੁਝ ਉਨ੍ਹਾਂ ਨੇ ਚਾਹਿਆ ਸੇ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।**

13 ਤਦ ਚੇਲਿਆਂ ਨੇ ਸਮਝਿਆ ਜੇ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।

ਦੁਸ਼ਟ-ਆਤਮਾ ਦੇ ਜਕੜੇ ਹੋਏ ਬਾਲਕ ਨੂੰ ਚੰਗਾ ਕਰਨਾ

ਮਰਕੁਸ 9:14-29; ਲੂਕਾ 9:37-43

14 ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,

15 ਪੁੱਤਰ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।

16 ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।

17 ਤਦ ਯਿਸੂ ਨੇ ਉੱਤਰ ਦਿੱਤਾ, **ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।**

18 ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।

19 ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?

20 ਉਸ ਨੇ ਉਨ੍ਹਾਂ ਨੂੰ ਕਿਹਾ, **ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੇ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।**

21 ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨਾਂ ਨਹੀਂ ਨਿੱਕਲਦੀ।

ਦੂਸਰੀ ਵਾਰ ਯਿਸੂ ਦੀ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ
ਮਰਕੁਸ 9:30-32; ਲੂਕਾ 9:43-45

22 ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ **ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।**

23 ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।

ਹੈਕਲ ਦਾ ਕਰ

24 ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ

ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।

²⁵ ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?

²⁶ ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।

²⁷ ਪਰ ਇਸ ਲਈ ਜੇ ਅਸੀਂ ਉਨ੍ਹਾਂ ਲਈ ਠੇਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੇ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੇ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।

18

ਸਵਰਗ ਰਾਜ ਵਿੱਚ ਵੱਡਾ ਕੌਣ?

ਮਰਕੁਸ 9:33-37; ਲੂਕਾ 9:46-48

¹ ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?

² ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ

³ ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੇ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।

⁴ ਉਪਰੰਤ ਜੇ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।

⁵ ਅਤੇ ਜੇ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।

ਠੇਕਰ ਖੁਆਉਣਾ

ਮਰਕੁਸ 9:42-48; ਲੂਕਾ 17:1, 2

⁶ ਪਰ ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੇਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਪਾ

ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।

⁷ ਠੇਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੇਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੇਕਰ ਲੱਗਦੀ ਹੈ!

⁸ ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੇਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੱਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੇ ਦੇ ਹੱਥ ਜਾਂ ਦੇ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।

⁹ ਅਤੇ ਜੇ ਤੇਰੀ ਅੱਖ ਤੈਨੂੰ ਠੇਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੇ ਦੇ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।

ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ

ਲੂਕਾ 15:3-7

¹⁰ ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੁਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।

¹¹ ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।

¹² ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨਤਿਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?

¹³ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੇ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨਤਿਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।

¹⁴ ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੇ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।

ਅਪਰਾਧੀਆਂ ਦੇ ਪ੍ਰਤੀ ਵਿਵਹਾਰ

15 ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।

16 ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੇ ਹਰੇਕ ਗੱਲ ਦੇ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।

17 ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੁੰਗੀ ਲੈਣ ਵਾਲੇ ਵਰਗਾ ਹੋਵੇ।

18 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੇ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੇ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੇ ਸਵਰਗ ਵਿੱਚ ਖੋਲ੍ਹਿਆ ਜਾਵੇਗਾ।

19 ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।

20 ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।

ਨਿਰਦਈ ਨੌਕਰ ਦਾ ਦ੍ਰਿਸ਼ਟਾਂਤ

21 ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?

22 ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤ ਗੁਣਾ ਤੱਕ।

23 ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।

24 ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।

25 ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੇ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।

26 ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੇੜ ਦਿਆਂਗਾ।

27 ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ।

28 ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੋ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੇ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ ਕੇ ਆਖਿਆ, ਜੇ ਮੇਰਾ ਤੂੰ ਦੇਣਾ ਹੈ ਸੇ ਦੇ!

29 ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੇੜ ਦਿਆਂਗਾ।

30 ਪਰ ਉਹ ਨੇ ਉਸ ਦੀ ਨਾ ਸੁਣੀ ਸਹੀ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੇੜ ਦੇਵੇ।

31 ਪਰ ਜਦੋਂ ਉਹ ਦੇ ਨਾਲ ਦੋ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।

32 ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।

33 ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੋ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?

34 ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?

35 ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ

**ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ
ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ ।**

19

ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ
ਮਰਕੁਸ 10:1-12

1 ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ
ਇਹ ਗੱਲਾਂ ਕਰ ਰਹਿਆ ਤਾਂ ਗਲੀਲ
ਤੋਂ ਚੱਲਿਆ ਗਿਆ ਅਤੇ ਯਰਦਨ ਪਾਰ
ਯਹੂਦਿਯਾ ਦੇ ਇਲਾਕੇ ਵਿੱਚ ਆਇਆ ।

2 ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ
ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ ।

3 ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ
ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ
ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ
ਨੂੰ ਤਲਾਕ ਦੇਵੇ?

4 ਉਸ ਨੇ ਉੱਤਰ ਦਿੱਤਾ, **ਕੀ ਤੁਸੀਂ ਇਹ
ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ
ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ
ਨਾਰੀ ਬਣਾਇਆ?**

5 ਅਤੇ ਕਿਹਾ ਜੇ ਇਸ ਲਈ ਆਦਮੀ
ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ
ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ
ਦੋਵੇਂ ਇੱਕ ਸਰੀਰ ਹੋਣਗੇ ।

6 ਇਸ ਲਈ ਹੁਣ ਉਹ ਦੋ ਨਹੀਂ ਪਰ
ਇੱਕ ਸਰੀਰ ਹਨ । ਇਸ ਲਈ ਜਿਹਨਾਂ ਨੂੰ
ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ
ਵੱਖ ਨਾ ਕਰੇ ।

7 ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ
ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ
ਆਗਿਆ ਕਿਉਂ ਦਿੱਤੀ?

8 ਯਿਸੂ ਨੇ ਉੱਤਰ ਦਿੱਤਾ, **ਮੂਸਾ ਨੇ ਤੁਹਾਡੀ
ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ
ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ
ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ ।**

9 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ
ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ
ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ
ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ
ਵਿਭਚਾਰ ਕਰਦਾ ਹੈ ।

10 ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ
ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ
ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ ।

11 ਪਰ ਉਸ ਨੇ ਉਨ੍ਹਾਂ ਨੂੰ ਆਖਿਆ, **ਇਹ
ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ
ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ ।**

12 **ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ
ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ
ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ
ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ
ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ
ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ,
ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ
ਕਰੇ ।**

ਬਾਲਕਾਂ ਨੂੰ ਬਰਕਤ

ਮਰਕੁਸ 10:13-16; ਲੂਕਾ 18:15-

17

13 ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ
ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ
ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ
ਝਿੜਕਿਆ ।

14 ਤਦ ਯਿਸੂ ਨੇ ਆਖਿਆ, **ਬੱਚਿਆਂ ਨੂੰ
ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ
ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ
ਇਹੋ ਜਿਹਿਆਂ ਦਾ ਹੈ ।**

15 ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ
ਚੱਲਿਆ ਗਿਆ ।

ਧਨੀ ਮਨੁੱਖ ਅਤੇ ਸਦੀਪਕ ਜੀਵਨ

ਮਰਕੁਸ 10:17-31; ਲੂਕਾ 18:18-

30

16 ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ
ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ
ਜੋ ਮੈਨੂੰ ਸਦੀਪਕ ਜੀਵਨ ਮਿਲੇ?

17 ਉਸ ਨੇ ਉਹ ਨੂੰ ਆਖਿਆ, **ਤੂੰ
ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ?
ਭਲਾ ਤਾਂ ਇੱਕੋ ਹੀ ਹੈ । ਪਰ ਜੇ ਤੂੰ ਸਦੀਪਕ
ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ
ਹੁਕਮਾਂ ਨੂੰ ਮੰਨ ।**

18 ਉਸ ਨੇ ਉਹ ਨੂੰ ਆਖਿਆ, ਕਿਹੜੇ
ਹੁਕਮ? ਤਦ ਯਿਸੂ ਨੇ ਕਿਹਾ, **ਖ਼ੁਨ ਨਾ ਕਰ,**

ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।

19 ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

20 ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?

21 ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।

22 ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।

23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।

24 ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਉਠ ਦਾ ਸੂਈ ਦੇ ਨਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।

25 ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?

26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।

27 ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?

28 ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।

29 ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ

ਕਾਰਨ ਛੱਡਿਆ ਹੈ ਉਹ ਮੈਂ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।

30 ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।

20

ਅੰਗੂਰੀ ਬਾਗ ਦੇ ਮਜ਼ਦੂਰਾਂ ਦਾ ਦ੍ਰਿਸ਼ਟਾਂਤ

1 ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰ ਨਿਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ ਵਿੱਚ ਮਜ਼ਦੂਰ ਲਾਵੇ।

2 ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।

3 ਅਤੇ ਪਹਿਰ ਕੁ ਦਿਨ ਚੜ੍ਹੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਵਿਹਲੇ ਖੜ੍ਹੇ ਵੇਖਿਆ।

4 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।

5 ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।

6 ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੋ?

7 ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ ਵਿੱਚ ਜਾਓ।

8 ਅਤੇ ਜਦੋਂ ਸ਼ਾਮ ਹੋਈ ਬਾਗ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।

9 ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ

ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।

10 ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।

11 ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜਨ ਲੱਗੇ।

12 ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।

13 ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?

14 ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।

15 ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੇ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?

16 ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।

ਆਪਣੀ ਮੌਤ ਦੇ ਬਾਰੇ ਯਿਸੂ ਦੀ ਤੀਸਰੇ ਭਵਿੱਖਬਾਣੀ

ਮਰਕੁਸ 10:32-34; ਲੂਕਾ 18:31-34

17 ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੋਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,

18 ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।

19 ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।

ਇੱਕ ਮਾਂ ਦੀ ਬੇਨਤੀ
ਮਰਕੁਸ 10:35-45

20 ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।

21 ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇੱਕ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।

22 ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।

23 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।

24 ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿੜ ਗਏ।

25 ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।

26 ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।

27 ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।

28 ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ

ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।

ਦੇ ਅੰਨ੍ਹਿਆਂ ਨੂੰ ਚੰਗਾ ਕਰਨਾ
ਮਰਕੁਸ 10:46-52; ਲੂਕਾ 18:35-43

29 ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।

30 ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੇ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਉਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

31 ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਉਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

32 ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, **ਤੁਸੀਂ ਕੀ ਚਾਹੁੰਦੇ ਹੋ ਜੇ ਮੈਂ ਤੁਹਾਡੇ ਲਈ ਕਰਾਂ?**

33 ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!

34 ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।

21

ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੀ ਤਰ੍ਹਾਂ ਆਇਆ

ਮਰਕੁਸ 11:1-11; ਲੂਕਾ 19:28-40; ਯੂਹੰਨਾ 12:12-19

1 ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜੈਤੂਨ ਦੇ ਪਹਾੜ ਉੱਤੇ ਬੈਤਫਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,

2 **ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਯੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।**

3 **ਅਤੇ ਜੇ ਕੋਈ ਤੁਹਾਨੂੰ ਕੁਝ ਕਰੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।**

4 ਮੇ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,

5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਯੀ ਉੱਤੇ ਸਗੋਂ ਗਯੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।

6 ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।

7 ਅਤੇ ਗਯੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।

8 ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।

9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਉਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!

10 ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?

11 ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।

ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ
ਮਰਕੁਸ 11:15-19; ਲੂਕਾ 19:45-48; ਯੂਹੰਨਾ 2:13-22

12 ਫੇਰ ਯਿਸੂ ਪਰਮੇਸੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੇਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਕੀਆਂ ਉਲਟਾ ਸੁੱਟੀਆਂ।

13 ਅਤੇ ਉਨ੍ਹਾਂ ਨੂੰ ਕਿਹਾ ਕਿ **ਲਿਖਿਆ ਹੈ ਜੇ ਮੇਰਾ ਘਰ ਪੁਰਾਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।**

14 ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।

15 ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ

ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਉਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿੜ ਗਏ।

16 ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੇ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, **ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ**

ਤੂੰ ਉਸਤਤ ਪੂਰੀ ਕਰਵਾਈ?

17 ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਾਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।

ਯਿਸੂ ਇੱਕ ਹੰਜ਼ੀਰ ਦੇ ਦਰਖ਼ਤ ਨੂੰ ਸਰਾਪ ਦਿੰਦਾ ਹੈ

ਮਰਕੁਸ 11:12-14, 20-24

18 ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।

19 ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ **ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ** ਅਤੇ ਹੰਜ਼ੀਰ ਦਾ ਦਰਖ਼ਤ ਸੁੱਕ ਗਿਆ।

20 ਅਤੇ ਚੁਲੇ ਇਹ ਫੁੱਲ ਕੇ ਰੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ ਐਨੀ ਜਲਦੀ ਕਿਵੇਂ ਸੁੱਕ ਗਿਆ?

21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।**

22 **ਅਤੇ ਸਭ ਕੁਝ ਜੇ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।**

ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ
ਮਰਕੁਸ 11:27-33; ਲੂਕਾ 20:1-8

23 ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ

ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?

24 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।**

25 **ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?**

26 ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।

27 ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, **ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੇ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।**

ਦੇ ਪੁੱਤਰਾਂ ਦਾ ਦ੍ਰਿਸ਼ਟਾਂਤ

28 **ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।**

29 **ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।**

30 **ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।**

31 **ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਚੁੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।**

32 **ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ**

ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।

ਦੁਸ਼ਟ ਮਾਲੀਆਂ ਦਾ ਦ੍ਰਿਸ਼ਟਾਂਤ
ਮਰਕੁਸ 12:1-12; ਲੂਕਾ 20:9-19

33 ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।

34 ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।

35 ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।

36 ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।

37 ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।

38 ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।

39 ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।

40 ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?

41 ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।

42 ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,
ਸੋਈ ਖੁੰਜੇ ਦਾ ਸਿਰਾ ਹੋ ਗਿਆ।

ਇਹ ਪ੍ਰਭੂ ਦੀ ਵੱਲੋਂ ਹੋਇਆ,
ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।

43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।

44 ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।

45 ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।

46 ਅਤੇ ਜਦ ਉਹ ਉਸ ਨੂੰ ਫੜਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।

22

ਵਿਆਹ ਦੇ ਭੇਜ ਦਾ ਦ੍ਰਿਸ਼ਟਾਂਤ
ਲੂਕਾ 14:15-24

1 ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ,

2 ਸੁਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।

3 ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।

4 ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੇ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੇਟੇ-ਮੇਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।

5 ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,

6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।

7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫੌਜਾਂ ਭੇਜ ਕੇ ਉਨ੍ਹਾਂ ਖ਼ੁਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।

8 ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ।

9 ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।

10 ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।

11 ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।

12 ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।

13 ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

14 ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਟੇ ਹੋਏ ਥੋੜ੍ਹੇ।

ਕੈਸਰ ਨੂੰ ਕਰ ਦੇਣਾ

ਮਰਕੁਸ 12:13-17; ਲੂਕਾ 20:20-

26

15 ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।

16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੋਰੇਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।

17 ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?

18 ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?

19 ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ।

20 ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?

21 ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।

22 ਅਤੇ ਉਹ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।

ਜੀ ਉੱਠਣਾ ਅਤੇ ਵਿਆਹ

ਮਰਕੁਸ 12:18-27; ਲੂਕਾ 20:27-

40

23 ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ

24 ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਅੱਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।

25 ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਅੱਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।

26 ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ।

27 ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ।

28 ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ?

29 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।

30 ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।

31 ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ

32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।

33 ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।

ਸਭ ਤੋਂ ਵੱਡੀ ਆਗਿਆ

ਮਰਕੁਸ 12:28-34; ਲੂਕਾ 10:25-

28

34 ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।

35 ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ

36 ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ?

37 ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।

38 ਵੱਡਾ ਅਤੇ ਪਹਿਲਾ ਹੁਕਮ ਇਹੋ ਹੈ।

39 ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।

ਮਸੀਹ ਕਿਸ ਦਾ ਪੁੱਤਰ ਹੈ?

ਮਰਕੁਸ 12:35-37; ਲੂਕਾ 20:41-

44

41 ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ

42 ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।

43 ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ

44 ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,

ਤੂੰ ਮੇਰੇ ਸੱਜੇ ਪਾਸੇ ਬੈਠ,

ਜਦ ਤੱਕ ਮੈਂ ਤੇਰੇ ਵੈਰੀਆਂ ਨੂੰ

ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।

45 ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ?

46 ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।

23

ਉਪਦੇਸ਼ਕਾਂ ਅਤੇ ਫ਼ਰੀਸੀਆਂ ਤੋਂ ਸਾਵਧਾਨ ਰਹੋ

ਲੂਕਾ 11:43, 46; 20:45-46

1 ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ,

2 ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।

3 ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।

4 ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉੱਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।

5 ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੇਖੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।

6 ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।

7 ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।

8 ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।

9 ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੇ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।

10 ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।

11 ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।

12 ਅਤੇ ਜੇ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੇ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।

ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸੱਤ ਹਾਏ

ਮਰਕੁਸ 12:40; ਲੂਕਾ 11:39-52; 20:47

13 ਪਰ ਹੇ ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੇ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।

14 ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।

15 ਹੇ ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।

16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।

17 ਹੇ ਮੂਰਖੇ ਅਤੇ ਅੰਨ੍ਹੇਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?

18 ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।

19 ਹੇ ਅੰਨ੍ਹੇਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?

20 ਇਸ ਲਈ ਜੇ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।

21 ਅਤੇ ਜੇ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।

22 ਅਤੇ ਜੇ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।

23 ਹੇ ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਦੀਨੇ, ਸੌਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੇ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।

24 ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਟ ਲੈਂਦੇ ਅਤੇ ਉਨ ਨਿਗਲ ਜਾਂਦੇ ਹੋ!

25 ਹੇ ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।

26 ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।

27 ਹੇ ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸੁੱਧਤਾ ਨਾਲ ਭਰੀਆਂ ਹੋਈਆਂ ਹਨ।

28 ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।

ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸਜ਼ਾ ਦੀ ਭਵਿੱਖਬਾਣੀ
ਲੂਕਾ 11:47-51

29 ਹੇ ਕਪਟੀ ਉਪਦੇਸ਼ਕੇ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।

30 ਅਤੇ ਆਖਦੇ ਹੋ ਜੋ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।

31 ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖੂਨੀਆਂ ਦੇ ਪੁੱਤਰ ਹਾਂ।

32 ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।

33 ਹੇ ਸੱਪੇ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?

34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ

ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।

35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੇ ਤੁਹਾਡੇ ਜ਼ੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

36 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜ਼ੰਮੇ ਆਵੇਗਾ।

ਯਰੂਸ਼ਲਮ ਦੇ ਲਈ ਵਿਰਲਾਪ
ਲੂਕਾ 13:34

37 ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੇ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

38 ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।

39 ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੇ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।

24

ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ
ਮਰਕੁਸ 13:1, 2; ਲੂਕਾ 21:5, 6

1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।

2 ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।

ਸੰਕਟ ਅਤੇ ਕਲੇਸ਼
ਮਰਕੁਸ 13:3-13; ਲੂਕਾ 21:7-19

ਮਹਾਂ ਸੰਕਟ ਦਾ ਅਰੰਭ
ਮਰਕੁਸ 13:14-23; ਲੂਕਾ 21:20-

3 ਜਦ ਉਹ ਜੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕੱਠੇ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?

4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।**

5 ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

6 ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।

7 ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।

8 ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।

9 ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।

10 ਅਤੇ ਉਸ ਸਮੇਂ ਬਹੁਤ ਲੋਕ ਠੇਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।

11 ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

12 ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।

13 ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।

14 ਅਤੇ ਰਾਜ ਦੀ ਇਸ ਖੁਸ਼ਖ਼ਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।

24 **ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਟਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)**

16 **ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।**

17 ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।

18 ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।

19 ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!

20 ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਥਤ ਦੇ ਦਿਨ ਨਾ ਹੋਵੇ।

21 ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।

22 ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।

23 ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।

24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।

25 ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।

26 ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।

27 ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ

ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।

28 ਜਿੱਥੇ ਲੇਖ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।

ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ
ਮਰਕੁਸ 13:24-27; ਲੂਕਾ 21:25-

28

29 ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ
ਸੂਰਜ ਝੱਟ ਹਨੇਰਾ ਹੋ ਜਾਵੇਗਾ

ਅਤੇ ਚੰਦ ਆਪਣੀ ਚਾਨਣੀ ਨਾ
ਦੇਵੇਗਾ

ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ
ਅਤੇ ਅਕਾਸ਼ ਦੀਆਂ ਸ਼ਕਤੀਆਂ
ਹਿਲਾਈਆਂ ਜਾਣਗੀਆਂ।

30 ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ
ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ
ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ
ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ
ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼
ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।

31 ਅਤੇ ਉਹ ਤੁਰੀ ਦੀ ਵੱਡੀ ਅਵਾਜ਼
ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ
ਚਾਰੇ ਪਾਸਿਓਂ ਚੌਹਾਂ ਕੁੰਟਾਂ ਤੋਂ ਅਕਾਸ਼ ਦੇ
ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ
ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ
ਕਰਨਗੇ।

ਹੰਜੀਰ ਦੇ ਦਰੱਖਤ ਦੀ ਉਦਾਹਰਣ
ਮਰਕੁਸ 13:28-31; ਲੂਕਾ 21:29-

33

32 ਫੇਰ ਹੰਜੀਰ ਦੇ ਦਰਖ਼ਤ ਤੋਂ ਇੱਕ
ਦ੍ਰਿਸ਼ਟਾਂਤ ਸਿੱਖੇ। ਜਦ ਉਹ ਦੀ ਟਹਿਣੀ
ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ
ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ
ਹੈ।

33 ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ
ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ
ਬੂਹੇ ਉੱਤੇ ਹੈ।

34 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ
ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ
ਪੀੜ੍ਹੀ ਦਾ ਅੰਤ ਨਾ ਹੋਵੇਗਾ।

35 ਅਕਾਸ਼ ਅਤੇ ਧਰਤੀ ਟਲ ਜਾਣਗੇ
ਪਰ ਮੇਰੇ ਬਚਨ ਕਦੀ ਨਾ ਟਲਣਗੇ।

ਜਾਗਦੇ ਰਹੋ
ਮਰਕੁਸ 13:32-37; ਲੂਕਾ 17:26-

30

36 ਪਰ ਉਸ ਦਿਨ ਅਤੇ ਸਮੇਂ ਨੂੰ ਕੋਈ
ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ
ਪੁੱਤਰ ਪਰ ਕੇਵਲ ਪਿਤਾ।

37 ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ,
ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ
ਹੋਵੇਗਾ।

38 ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ
ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ
ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ
ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ
ਚੜ੍ਹਿਆ।

39 ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ
ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ
ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ
ਆਉਣਾ ਹੋਵੇਗਾ।

40 ਤਦ ਦੇ ਜਣੇ ਖੇਤ ਵਿੱਚ ਹੋਣਗੇ, ਇੱਕ
ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ
ਜਾਵੇਗਾ।

41 ਦੇ ਔਰਤਾਂ ਚੱਕੀ ਪੂੰਹਦੀਆਂ
ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ
ਇੱਕ ਛੱਡੀ ਜਾਵੇਗੀ।

42 ਮੈਂ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ
ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ
ਆਉਂਦਾ ਹੈ।

43 ਪਰ ਇਹ ਜਾਣੋ ਕਿ ਜੇ ਘਰ ਦੇ
ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ
ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ
ਘਰ ਚੋਰੀ ਨਾ ਹੋਣ ਦਿੰਦਾ।

44 ਇਸ ਲਈ ਤੁਸੀਂ ਵੀ ਤਿਆਰ ਰਹੋ
ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ
ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ
ਜਾਵੇਗਾ।

ਵਫ਼ਾਦਾਰ ਅਤੇ ਦੁਸ਼ਟ ਨੌਕਰ
ਲੂਕਾ 12:41-48

45 ਉਪਰੰਤ ਉਹ ਵਫ਼ਾਦਾਰ ਅਤੇ
ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ
ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ
ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ
ਭੋਜਨ ਦੇਵੇ?

46 ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।

47 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।

48 ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ

49 ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।

50 ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।

51 ਅਤੇ ਉਹ ਨੂੰ ਦੇ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

25

ਦਸ ਕੁਆਰੀਆਂ ਦਾ ਦ੍ਰਿਸ਼ਟਾਂਤ

1 ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।

2 ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।

3 ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।

4 ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।

5 ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਉੱਘ ਪਈਆਂ ਅਤੇ ਸੌ ਗਈਆਂ।

6 ਅਤੇ ਅੱਧੀ ਰਾਤ ਨੂੰ ਧੁੰਮ ਪਈ, ਅੱਧ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੇ!

7 ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।

8 ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।

9 ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਬੁਝ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।

10 ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।

11 ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!

12 ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।

13 ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।

ਤੋੜਿਆਂ ਦਾ ਦ੍ਰਿਸ਼ਟਾਂਤ
ਲੂਕਾ 19:11-27

14 ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।

15 ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।

16 ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।

17 ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।

18 ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।

19 ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।

20 ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।

21 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

22 ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।

23 ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

24 ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੇ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।

25 ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੇ।

26 ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?

27 ਇਸ ਲਈ ਤੈਨੂੰ ਚਾਹੀਦਾ ਸੀ ਜੇ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ

ਆਪਣਾ ਮਾਲ ਵਿਆਜ ਸਮੇਤ ਲੈਂਦਾ।

28 ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ।

29 ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੇ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।

30 ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਨਿਆਂ ਦਾ ਦਿਨ

31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।

32 ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।

33 ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।

34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੇ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।

35 ਕਿਉਂ ਜੇ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,

36 ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।

37 ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ?

38 ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?

39 ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ?

40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।

41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।

42 ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।

43 ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।

44 ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?

45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।

46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।

26

ਯਿਸੂ ਦੇ ਵਿਰੁੱਧ ਸਾਜਿਸ਼

ਮਰਕੁਸ 14:1, 2; ਲੂਕਾ 22:1, 2;

ਯੂਹੰਨਾ 11:45-53

1 ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਰਹਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,

2 ਤੁਸੀਂ ਜਾਣਦੇ ਹੋ ਜੇ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।

3 ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮ ਦੇ ਪ੍ਰਧਾਨ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ।

4 ਅਤੇ ਯੋਜਨਾ ਬਣਾਈ ਜੋ ਯਿਸੂ ਨੂੰ ਧੋਖੇ ਨਾਲ ਫੜ ਕੇ ਮਾਰ ਸੁੱਟੀਏ।

5 ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋ ਜਾਵੇ।

ਬੈਤਅਨੀਆ ਵਿੱਚ ਯਿਸੂ ਦਾ ਮਸਹ

ਮਰਕੁਸ 14:3-9; ਯੂਹੰਨਾ 12:1-8

6 ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੇੜੀ ਦੇ ਘਰ ਸੀ।

7 ਤਾਂ ਇੱਕ ਔਰਤ ਮਹਿੰਗੇ ਮੁੱਲ ਦਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਤੇ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੇਲ੍ਹ ਦਿੱਤਾ।

8 ਪਰ ਚੇਲੇ ਇਹ ਵੇਖ ਕੇ ਖਿੜ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?

9 ਕਿਉਂਕਿ ਹੋ ਸਕਦਾ ਸੀ ਜੇ ਇਹ ਵੱਡੇ ਮੁੱਲ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ।

10 ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।

11 ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।

12 ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੇ ਮੇਰੇ ਦਫ਼ਨਾਉਣ ਲਈ ਕੀਤਾ ਹੈ।

13 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੇ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।

ਯਹੂਦਾ ਇਸਕਰਿਯੋਤੀ ਦਾ ਵਿਸ਼ਵਾਸਘਾਤ

ਮਰਕੁਸ 14:10, 11; ਲੂਕਾ 22:3-6

14 ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ

15 ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।

16 ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।

ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ

ਮਰਕੁਸ 14:12-21; ਲੂਕਾ 22:7-13; 21-23; ਯੂਹੰਨਾ 13:21-30

17 ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੇ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?

18 ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।

19 ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ।

20 ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।

21 ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।

22 ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ?

23 ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।

24 ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।

25 ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ

ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।

ਪ੍ਰਭੂ ਭੋਜ

ਮਰਕੁਸ 14:22-26; ਲੂਕਾ 22:14-20

26 ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।

27 ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।

28 ਕਿਉਂ ਜੇ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।

29 ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੇ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।

30 ਫੇਰ ਉਹ ਭਜਨ ਗਾ ਕੇ ਜੈਤੂਨ ਦੇ ਪਹਾੜ ਨੂੰ ਨਿੱਕਲ ਗਏ।

ਪਤਰਸ ਦੇ ਇਨਕਾਰ ਦੀ ਭਵਿੱਖਬਾਣੀ
ਮਰਕੁਸ 14:27-31; ਲੂਕਾ 22:31-

34; ਯੂਹੰਨਾ 13:36-38

31 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੇ ਮੈਂ ਅਯਾਲੀ ਨੂੰ ਮਾਰਾਂਗਾ

ਅਤੇ ਇੱਜ਼ਤ ਦੀਆਂ ਭੇਡਾਂ ਖਿੱਲਰ ਜਾਣਗੀਆਂ।

32 ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਵਾਂਗਾ।

33 ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।

34 ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੇ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।

35 ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ

ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।

ਗਥਸਮਨੀ ਵਿੱਚ ਪ੍ਰਾਰਥਨਾ
ਮਰਕੁਸ 14:32-42; ਲੂਕਾ 22:39-

46

36 ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, **ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।**

37 ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ।

38 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, **ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।**

39 ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, **ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੇ ਮੈਂ ਚਾਹੁੰਦਾ ਹਾਂ ਪਰ ਉਹ ਜੇ ਤੂੰ ਚਾਹੁੰਦਾ ਹੈਂ।**

40 ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, **ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?**

41 **ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।**

42 ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, **ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।**

43 ਅਤੇ ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦ ਨਾਲ ਭਰੀਆਂ ਹੋਈਆਂ ਸਨ।

44 ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਤੇ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ

45 ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, **ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ**

ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।

46 **ਉਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।**

ਯਿਸੂ ਦਾ ਫੜਿਆ ਜਾਣਾ
ਮਰਕੁਸ 14:43-50; ਲੂਕਾ 22:47-53; ਯੂਹੰਨਾ 18:3-12

47 ਉਹ ਅਜੇ ਬੇਲਦਾ ਹੀ ਸੀ ਕਿ ਵੇਖੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।

48 ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ ਲੈਣਾ।

49 ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।

50 ਤਾਂ ਯਿਸੂ ਨੇ ਉਹ ਨੂੰ ਆਖਿਆ, **ਮਿੱਤਰਾ ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ।**

51 ਅਤੇ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।

52 ਤਦ ਯਿਸੂ ਨੇ ਉਹ ਨੂੰ ਆਖਿਆ, **ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।**

53 **ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?**

54 **ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ?**

55 ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, **ਤਲਵਾਰਾਂ ਅਤੇ ਡਾਂਗਾਂ ਫੜ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜਨ ਨੂੰ ਨਿੱਕਲੋ ਹੋ?**

ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜਿਆ।

56 ਪਰ ਇਹ ਸੱਭੇ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚਲੇ ਉਹ ਨੂੰ ਛੱਡ ਕੇ ਭੱਜ ਗਏ।

ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕੀਤਾ ਜਾਣਾ

ਮਰਕੁਸ 14:53-65; ਲੂਕਾ 22:54, 55; ਯੂਹੰਨਾ 18:13, 14; 19-24

57 ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਪ੍ਰਧਾਨ ਜਾਜਕ ਕਯਾਫਾ ਦੇ ਕੋਲ ਜਿੱਥੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ, ਉਹ ਨੂੰ ਲੈ ਗਏ।

58 ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।

59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ।

60 ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਆਖਿਰ ਨੂੰ ਦੋ ਜਣੇ ਅੱਗੇ ਆ ਕੇ ਬੋਲੇ,

61 ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸਕਦਾ ਹਾਂ।

62 ਅਤੇ ਪ੍ਰਧਾਨ ਜਾਜਕ ਨੇ ਖੜ੍ਹੇ ਹੋ ਕੇ ਉਹ ਨੂੰ ਆਖਿਆ, ਕੀ ਤੂੰ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?

63 ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ।

64 ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।

65 ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ,

ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ। ਤੁਹਾਡੀ ਕੀ ਸਲਾਹ ਹੈ?

66 ਉਨ੍ਹਾਂ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ।

67 ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,

68 ਹੇ ਮਸੀਹ, ਸਾਨੂੰ ਅਗੰਮ ਭਵਿੱਖਬਾਣੀ ਨਾਲ ਦੱਸ, ਤੈਨੂੰ ਕਿਸ ਨੇ ਮਾਰਿਆ?

ਪਤਰਸ ਦੁਆਰਾ ਇਨਕਾਰ ਕੀਤਾ ਜਾਣਾ
ਮਰਕੁਸ 14:66-72; ਲੂਕਾ 22:56-62; ਯੂਹੰਨਾ 18:15-18

69 ਅਤੇ ਪਤਰਸ ਬਾਹਰ ਵਿਹੜੇ ਵਿੱਚ ਬੈਠਾ ਸੀ ਅਤੇ ਇੱਕ ਦਾਸੀ ਉਹ ਦੇ ਕੋਲ ਆ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਵੀ ਸੀ।

70 ਪਰ ਉਹ ਨੇ ਸਭਨਾਂ ਦੇ ਸਾਹਮਣੇ ਮੁੱਕਰ ਕੇ ਆਖਿਆ, ਮੈਂ ਨਹੀਂ ਜਾਣਦਾ ਤੂੰ ਕੀ ਬੋਲਦੀ ਹੈਂ।

71 ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।

72 ਅਤੇ ਉਹ ਸਹੁੰ ਖਾ ਕੇ ਫੇਰ ਮੁੱਕਰ ਗਿਆ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ।

73 ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।

74 ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।

75 ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

27

ਯਿਸੂ ਨੂੰ ਪਿਲਾਤੁਸ ਦੇ ਅੱਗੇ ਪੇਸ਼ ਕੀਤਾ ਜਾਣਾ

ਮਰਕੁਸ 15:1; ਲੂਕਾ 23:1, 2;

ਯੂਹੰਨਾ 18:28-32

1 ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾ ਬਣਾਈ ਜੋ ਉਹ ਨੂੰ ਜਾਨ ਮਾਰ ਸੁੱਟਣ।

2 ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।

ਯਹੂਦਾ ਦੁਆਰਾ ਆਤਮ ਹੱਤਿਆ
ਰਸੂਲਾਂ ਦੇ ਕਰਤੱਬ 1:18, 19

3 ਤਦ ਯਹੂਦਾ ਜਿਸ ਨੇ ਉਸ ਨੂੰ ਫੜਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ।

4 ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।

5 ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।

6 ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।

7 ਤਾਂ ਉਨ੍ਹਾਂ ਨੇ ਯੋਜਨਾ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।

8 ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ।

9 ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ।

10 ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ।

ਪਿਲਾਤੁਸ ਦੇ ਪ੍ਰਸ਼ਨ

ਮਰਕੁਸ 15:2-5; ਲੂਕਾ 23:3-5;

ਯੂਹੰਨਾ 18:33-38

11 ਯਿਸੂ ਹਾਕਮ ਦੇ ਸਾਹਮਣੇ ਖੜਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, **ਤੂੰ ਸੱਚ ਆਖਿਆ ਹੈ।**

12 ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜਵਾਬ ਨਹੀਂ ਸੀ ਦਿੰਦਾ।

13 ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?

14 ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।

ਮੌਤ ਦੀ ਸਜ਼ਾ ਦੀ ਆਗਿਆ
ਮਰਕੁਸ 14:6-15; ਲੂਕਾ 23:13-25; ਯੂਹੰਨਾ 18:39-19:16

15 ਅਤੇ ਹਾਕਮ ਦਾ ਇਹ ਰਿਵਾਜ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ।

16 ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ।

17 ਮੈਂ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?

18 ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।

19 ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।

20 ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।

21 ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!

22 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!

23 ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!

24 ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।

25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!

26 ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।

ਸਿਪਾਹੀਆਂ ਦੁਆਰਾ ਯਿਸੂ ਦਾ ਅਪਮਾਨ
ਮਰਕੁਸ 15:16-20; ਯੂਹੰਨਾ 19:2,

3

27 ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ।

28 ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ।

29 ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ!

30 ਅਤੇ ਉਨ੍ਹਾਂ ਨੇ ਉਸ ਉੱਤੇ ਖੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ।

31 ਜਦ ਉਹ ਮਖੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੇ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।

ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਜਾਣਾ
ਮਰਕੁਸ 15:21-32; ਲੂਕਾ 23:26-43; ਯੂਹੰਨਾ 19:17-27

32 ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ

ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।

33 ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ।

34 ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।

35 ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।

36 ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ।

37 ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱੜੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।

38 ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ।

39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

40 ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੇ ਉੱਤਰ ਆ!

41 ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖੌਲ ਕੀਤਾ ਅਤੇ ਕਿਹਾ,

42 ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।

43 ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।

44 ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ।

ਯਿਸੂ ਦੀ ਮੌਤ

ਮਰਕੁਸ 15:33-41; ਲੂਕਾ 23:44-49; ਯੂਹੰਨਾ 19:28-30

45 ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨੇਰਾ ਰਿਹਾ।

46 ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ **“ਏਲੀ ਏਲੀ ਲਮਾ ਸਬਕਤਨੀ”** ਜਿਸ ਦਾ ਅਰਥ ਇਹ ਹੈ, **ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?**

47 ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।

48 ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ।

49 ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?

50 ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ।

51 ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੇ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।

52 ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੇਖਾਂ ਉੱਠਾਈਆਂ ਗਈਆਂ।

53 ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ।

54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!

55 ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।

56 ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।

ਯਿਸੂ ਨੂੰ ਦਫ਼ਨਾਇਆ ਜਾਣਾ

ਮਰਕੁਸ 15:42-47; ਲੂਕਾ 23:50-56; ਯੂਹੰਨਾ 19:38-42

57 ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।

58 ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੇਬ ਮੰਗੀ। ਤਦ ਪਿਲਾਤੁਸ ਨੇ ਲੇਬ ਦੇਣ ਦਾ ਹੁਕਮ ਕੀਤਾ।

59 ਅਤੇ ਯੂਸੁਫ਼ ਨੇ ਲੇਬ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ

60 ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ।

61 ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।

ਕਬਰ ਉੱਤੇ ਪਹਿਰਾ

62 ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,

63 ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੇ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।

64 ਇਸ ਲਈ ਹੁਕਮ ਕਰੋ ਜੇ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।

65 ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ।

66 ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।

28

ਯਿਸੂ ਦਾ ਜੀ ਉੱਠਣਾ

ਮਰਕੁਸ 16:1-10; ਲੂਕਾ 24:1-12;

ਯੂਹੰਨਾ 20:1-10

1 ਜਦ ਸ਼ਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।

2 ਅਤੇ ਵੇਖੇ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੇ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੋੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।

3 ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।

4 ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।

5 ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੇ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।

6 ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।

7 ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।

8 ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।

9 ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, **ਸੁਖੀ ਰਹੋ!** ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।

10 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।**

ਪਹਿਰੇਦਾਰਾਂ ਦੀ ਸੂਚਨਾ

11 ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਨਕਾਂ ਨੂੰ ਦੱਸ ਦਿੱਤੀ।

12 ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ

13 ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ

14 ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।

15 ਸੇ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।

ਯਿਸੂ ਦਾ ਦਿਖਾਈ ਦੇਣਾ ਅਤੇ ਅੰਤਿਮ ਹੁਕਮ

ਮਰਕੁਸ 16:14-18; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8

16 ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।

17 ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।

18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, **ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।**

19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।

20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਮਰਕੁਸ ਦੀ ਇੰਜੀਲ

ਲੇਖਕ

ਪ੍ਰਾਚੀਨ ਕਲੀਸਿਯਾ ਦੇ ਜਾਜਕ ਸਰਬਸੰਮਤੀ ਨਾਲ ਸਹਿਮਤ ਸਨ ਕਿ ਇਹ ਦਸਤਾਵੇਜ਼ ਯੂਹੰਨਾ ਮਰਕੁਸ ਦੁਆਰਾ ਲਿਖਿਆ ਗਿਆ ਸੀ। ਯੂਹੰਨਾ ਮਰਕੁਸ ਦਾ ਜ਼ਿਕਰ ਨਵੇਂ ਨੇਮ ਵਿੱਚ ਦਸ ਵਾਰੀ ਕੀਤਾ ਗਿਆ ਹੈ (ਰਸੂਲ 12:12, 25; 13:5, 13; 15:37, 39; ਕੁਲੱਸੀਆਂ 4:10; 2 ਤਿਮੋਥਿਉਸ 4:11; ਫਿਲੋਮੋਨ 24; 1 ਪਤਰਸ 5:13)। ਇਹ ਹਵਾਲੇ ਸੰਕੇਤ ਕਰਦੇ ਹਨ ਕਿ ਮਰਕੁਸ ਬਰਨਬਾਸ ਦਾ ਚਚੇਰਾ ਭਰਾ ਸੀ (ਕੁਲੱਸੀਆਂ 4:10)। ਮਰਕੁਸ ਦੀ ਮਾਤਾ ਦਾ ਨਾਂ ਮਰਿਯਮ ਸੀ, ਉਹ ਇੱਕ ਅਜਿਹੀ ਇਸਤਰੀ ਸੀ ਜਿਸ ਦੇ ਕੋਲ ਬਹੁਤ ਧਨ-ਜਾਇਦਾਦ ਸੀ ਅਤੇ ਯਰੂਸ਼ਲਮ ਵਿੱਚ ਉਸ ਦਾ ਚੰਗਾ ਅਹੁਦਾ ਸੀ ਅਤੇ ਉਸਦਾ ਘਰ ਮੁੱਢਲੇ ਮਸੀਹੀਆਂ ਲਈ ਇੱਕ ਸਭਾ ਕਰਨ ਵਾਲਾ ਸਥਾਨ ਸੀ (ਰਸੂਲ 12:12)। ਯੂਹੰਨਾ ਮਰਕੁਸ ਪੌਲੁਸ ਦੀ ਪਹਿਲੀ ਮਿਸ਼ਨਰੀ ਯਾਤਰਾ ਦੇ ਦੌਰਾਨ ਪੌਲੁਸ ਅਤੇ ਬਰਨਬਾਸ ਦੇ ਨਾਲ ਸੀ (ਰਸੂਲ 12:25; 13:5)। ਬਾਈਬਲ ਦੇ ਸਬੂਤ ਅਤੇ ਮੁੱਢਲੇ ਕਲੀਸਿਯਾ ਦੇ ਪਿਤਾ, ਪਤਰਸ ਅਤੇ ਮਰਕੁਸ ਦੇ ਨਜ਼ਦੀਕੀ ਰਿਸ਼ਤੇ ਨੂੰ ਪ੍ਰਦਰਸ਼ਿਤ ਕਰਦੇ ਹਨ (1 ਪਤਰਸ 5:13)। ਉਹ ਪਤਰਸ ਦਾ ਅਨੁਵਾਦਕ ਵੀ ਸੀ ਅਤੇ ਸੰਭਾਵਨਾ ਹੈ ਕਿ ਪਤਰਸ ਦਾ ਪ੍ਰਚਾਰ ਅਤੇ ਯੂਹੰਨਾ ਮਰਕੁਸ ਦੀ ਅੱਖੀਂ-ਡਿੱਠੀ ਗਵਾਹੀ ਹੀ ਮਰਕੁਸ ਦੀ ਇੰਜੀਲ ਲਈ ਮੁਢਲਾ ਸਰੋਤ ਹੋ ਸਕਦਾ ਹੈ।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਇੰਜੀਲ ਲਗਭਗ 50-60 ਈ. ਦੇ ਵਿਚਕਾਰ ਲਿਖੀ ਗਈ।

ਕਲੀਸਿਯਾ ਦੇ ਪਾਦਰੀਆਂ (ਆਇਰੀਨੀਅਸ, ਕਲੈਮੈਂਟ, ਐਲੇਕਜ਼ੈਨਡਰੀਆ ਅਤੇ ਹੋਰਾਂ) ਵੱਲੋਂ ਕਈ ਲਿਖਤਾਂ ਇਹ ਪੁਸ਼ਟੀ ਕਰਦੀਆਂ ਹਨ ਕਿ ਮਰਕੁਸ ਦੀ ਇੰਜੀਲ ਰੋਮ ਵਿਚ ਲਿਖੀ ਗਈ ਸੀ। ਸ਼ੁਰੂਆਤੀ ਕਲੀਸਿਯਾ ਦੇ ਸਰੋਤ ਦਰਸਾਉਂਦੇ ਹਨ ਕਿ ਇਹ ਇੰਜੀਲ ਪਤਰਸ ਦੀ ਮੌਤ ਤੋਂ ਬਾਅਦ ਲਿਖੀ ਗਈ ਸੀ (67-68 ਈ. ਪੂ)।

ਪ੍ਰਾਪਤ ਕਰਤਾ

ਸਬੂਤ ਦੇ ਰੂਪ ਵਿੱਚ ਇਹ ਦਸਤਾਵੇਜ਼ ਦੱਸਦਾ ਹੈ ਕਿ ਮਰਕੁਸ ਨੇ ਇਹ ਇੰਜੀਲ ਆਮ ਤੌਰ ਤੇ ਗੈਰ-ਯਹੂਦੀ ਪਾਠਕਾਂ ਲਈ ਲਿਖੀ ਗਈ ਅਤੇ ਖ਼ਾਸ ਤੌਰ ਤੇ ਰੋਮੀ ਪਾਠਕਾਂ ਲਈ। ਇਸੇ ਕਾਰਨ ਹੋ ਸਕਦਾ ਹੈ ਕਿ ਇਸ ਇੰਜੀਲ ਵਿੱਚ ਯਿਸੂ ਦੀ ਵੰਸ਼ਾਵਲੀ ਸ਼ਾਮਿਲ ਨਹੀਂ ਕੀਤੀ ਗਈ ਹੈ ਕਿਉਂਕਿ ਗੈਰ-ਯਹੂਦੀ ਸੰਸਾਰ ਵਿੱਚ ਇਸ ਦੀ ਮਹੱਤਤਾ ਬਹੁਤ ਘੱਟ ਹੋਣੀ ਸੀ।

ਉਦੇਸ਼

ਮਰਕੁਸ ਦੇ ਪਾਠਕ ਜੋ ਮੁੱਖ ਤੌਰ ਤੇ ਰੋਮੀ ਈਸਾਈ ਸਨ, ਉਹ 67-68 ਈ. ਪੂ. ਦੇ ਦੌਰਾਨ ਭਿਆਨਕ ਅਤਿਆਚਾਰਾਂ ਦੇ ਵਿਚਕਾਰ ਫਸੇ ਹੋਏ ਸਨ। ਬਾਦਸ਼ਾਹ ਨੀਰੋ ਦੇ ਸ਼ਾਸਨਕਾਲ ਵਿੱਚ ਈਸਾਈਆਂ ਨੂੰ ਬਹੁਤ ਤਸੀਹੇ ਦੇ-ਦੇ ਕੇ ਮਾਰਿਆ ਗਿਆ। ਅਜਿਹੇ ਮੁਸ਼ਕਿਲ ਸਮੇਂ ਵਿੱਚੋਂ ਲੰਘ ਰਹੇ ਈਸਾਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਮਰਕੁਸ ਨੇ ਇਸ ਇੰਜੀਲ ਨੂੰ ਲਿਖਿਆ ਜਿਸ ਵਿੱਚ ਉਸ ਨੇ ਯਿਸੂ ਨੂੰ ਦੁੱਖ ਸਹਿਣ ਵਾਲਾ ਸੇਵਕ ਕਰਕੇ ਦਰਸਾਇਆ।

ਵਿਸ਼ਾ-ਵਸਤੂ

ਯਿਸੂ - ਦੁੱਖ ਸਹਿਣ ਵਾਲਾ ਸੇਵਕ

ਰੂਪ-ਰੇਖਾ

1. ਯਿਸੂ ਦੀ ਸੇਵਕਾਈ ਲਈ ਤਿਆਰੀ — ਜੰਗਲ ਦੇ ਵਿੱਚ - 1:1-13
2. ਯਿਸੂ ਦੀ ਸੇਵਕਾਈ, ਗਲੀਲ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕੇ ਵਿੱਚ — 1:14-8:30
3. ਯਿਸੂ ਦਾ ਮਿਸ਼ਨ: ਦੁੱਖ ਸਹਿਣਾ ਅਤੇ ਮੌਤ — 8:31-10:52
4. ਯਰੂਸ਼ਲਮ ਵਿੱਚ ਯਿਸੂ ਦੀ ਸੇਵਕਾਈ — 11:1-13:37
5. ਸਲੀਬ ਦੀ ਕਥਾ — 14:1-15:47
6. ਯਿਸੂ ਦਾ ਜੀ ਉੱਠਣਾ ਅਤੇ ਦਿਖਾਈ ਦੇਣਾ — 16:1-20

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਪ੍ਰਚਾਰ ਮੱਤੀ 3:1-12; ਲੂਕਾ 3:1-18; ਯੂਹੰਨਾ 1:19-28

1 ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਬਖ਼ਰੀ ਦਾ ਅਰੰਭ।

2 ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,

3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।

4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।

5 ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

6 ਯੂਹੰਨਾ ਦੇ ਬਸਤਰ ਉਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।

7 ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿੱਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।

8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।

ਯਿਸੂ ਦਾ ਬਪਤਿਸਮਾ ਅਤੇ ਪਰਤਾਵਾ

ਮੱਤੀ 3:13-4:11; ਲੂਕਾ 3:21, 22; 4:1-13

9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।

10 ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੰਗੀ ਵਾਂਗੂੰ ਉੱਤਰਦਿਆਂ ਵੇਖਿਆ।

11 ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

12 ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ।

13 ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।

ਯਿਸੂ ਦੀ ਸੇਵਕਾਈ ਦੀ ਸ਼ੁਰੂਆਤ

ਮੱਤੀ 4:18-22; ਲੂਕਾ 4:14, 15

14 ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,

15 **ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।**

ਯਿਸੂ ਆਪਣੇ ਪਹਿਲੇ ਚੇਲਿਆਂ ਨੂੰ ਬੁਲਾਉਂਦਾ ਹੈ

ਮੱਤੀ 4:18-22; ਲੂਕਾ 5:1-11

16 ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।

17 ਯਿਸੂ ਨੇ ਉਨ੍ਹਾਂ ਨੂੰ ਆਖਿਆ, **ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।**

18 ਅਤੇ ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

19 ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਰੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਥੋੜੀ ਉੱਤੇ ਆਪਣੇ ਜਾਲਾਂ ਨੂੰ ਸਾਫ਼ ਕਰਦੇ ਸਨ।

20 ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਥੋੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।

ਦੁਸ਼ਟ ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ

ਲੂਕਾ 4:31-37

21 ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

22 ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।

23 ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!

25 ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ,
ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!

26 ਜੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।

27 ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪੁਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।

28 ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।

ਬਹੁਤ ਸਾਰੇ ਬਿਮਾਰਾਂ ਨੂੰ ਚੰਗਾ ਕਰਨਾ
ਮੱਤੀ 8:14-17; ਲੂਕਾ 4:38-41

29 ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਰੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।

30 ਅਤੇ ਸ਼ਮਊਨ ਦੀ ਸੱਸ ਬੁਖਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।

31 ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ ਕੇ ਉੱਠਾਇਆ ਤਾਂ ਉਹ ਦਾ ਬੁਖਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।

32 ਅਤੇ ਸ਼ਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।

33 ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।

34 ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।

ਯਿਸੂ ਉਜਾੜ ਵਿੱਚ ਪ੍ਰਾਰਥਨਾ ਕਰਦਾ ਹੈ
ਲੂਕਾ 4:42-44

35 ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।

36 ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।

37 ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।

38 ਉਸ ਨੇ ਉਨ੍ਹਾਂ ਨੂੰ ਕਿਹਾ, **ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।**

39 ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।

ਕੇੜੀ ਨੂੰ ਚੰਗਾ ਕਰਨਾ
ਮੱਤੀ 8:1-4; ਲੂਕਾ 5:12-16

40 ਅਤੇ ਇੱਕ ਕੇੜੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

41 ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, **ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।**

42 ਤਾਂ ਉਸੇ ਵੇਲੇ ਉਹ ਦਾ ਕੇੜੂ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!

43 ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।

44 ਅਤੇ ਉਹ ਨੂੰ ਇਹ ਕਿਹਾ, **ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ**

**ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ
ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।**

45 ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲ੍ਹ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓ ਉਹ ਦੇ ਕੋਲ ਆਉਂਦੇ ਜਾਂਦੇ ਸਨ।

2

ਅਧਰੰਗੀ ਨੂੰ ਚੰਗਾ ਕਰਨਾ

ਮੱਤੀ 9:1-8; ਲੂਕਾ 5:17-26

1 ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ।

2 ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।

3 ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ।

4 ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।

5 ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, **ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ।**

6 ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ

7 ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ?

8 ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, **ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ?**

9 ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ

ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।

10 ਪਰ ਇਸ ਲਈ ਜੋ ਤੁਸੀਂ ਜਾਣੇ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,

11 **ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।**

12 ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!

ਲੇਵੀ ਨੂੰ ਬੁਲਾਉਣਾ

ਮੱਤੀ 9:9-13; ਲੂਕਾ 5:27-32

13 ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

14 ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੁੰਗੀ ਦੀ ਚੌਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, **ਮੇਰੇ ਪਿੱਛੇ ਹੋ ਤੁਰ।** ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

15 ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।

16 ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੁੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

17 ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, **ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।**

ਵਰਤ ਦੇ ਬਾਰੇ ਪ੍ਰਸ਼ਨ

ਮੱਤੀ 9:14-17; ਲੂਕਾ 5:33-39

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?

19 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।**

20 ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।

21 ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।

22 ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।

ਸਬਤ ਦਾ ਪ੍ਰਭੂ

ਮੱਤੀ 12:1-8; ਲੂਕਾ 6:1-5

23 ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।

24 ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ?

25 ਉਸ ਨੇ ਉਨ੍ਹਾਂ ਨੂੰ ਕਿਹਾ, **ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਉਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?**

26 ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ

ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?

27 ਉਸ ਨੇ ਉਨ੍ਹਾਂ ਨੂੰ ਆਖਿਆ, **ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।**

28 **ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।**

3

ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ

ਮੱਤੀ 12:9-14; ਲੂਕਾ 6:6-11

1 ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।

2 ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੇਸ਼ ਲਾਉਣ।

3 ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, **ਵਿਚਕਾਰ ਖੜ੍ਹਾ ਹੋ।**

4 ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ **ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ?** ਪਰ ਉਹ ਚੁੱਪ ਹੀ ਰਹੇ।

5 ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, **ਆਪਣਾ ਹੱਥ ਵਧਾ।** ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।

6 ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੋਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।

ਭੀੜ ਯਿਸੂ ਦੇ ਪਿੱਛੇ ਚੱਲਦੀ ਹੈ

7 ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੁੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।

8 ਯਹੂਦਿਯਾ, ਯਹੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓ ਇੱਕ ਵੱਡੀ ਭੀੜ ਇਹ ਸੁਣ ਕੇ ਜੋ

ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।

9 ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।

10 ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।

11 ਅਤੇ ਜਿਹਨਾਂ ਵਿੱਚ ਅਸੁੱਖ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!

12 ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੇ ਮੈਨੂੰ ਉਜਾਗਰ ਨਾ ਕਰੋ!।

ਬਾਰਾਂ ਚੇਲਿਆਂ ਦੀ ਨਿਯੁਕਤੀ
ਮੱਤੀ 10:1-4; ਲੂਕਾ 6:12-16

13 ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

14 ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।

15 ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।

16 ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,

17 ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ

18 ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਬੱਦਈ ਅਤੇ ਸ਼ਮਊਨ ਕਨਾਨੀ

19 ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।

ਯਿਸੂ ਅਤੇ ਬਾਲਜਬੂਲ

ਮੱਤੀ 12:22-32; ਲੂਕਾ 11:14-23;
12:10

20 ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।

21 ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।

22 ਅਤੇ ਉਪਦੇਸ਼ਕਾਂ ਨੇ ਜਿਹੜੇ ਯਹੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

23 ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ **ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?**

24 ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।

25 ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।

26 ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।

27 ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।

28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।

29 ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੇਸ਼ੀ ਠਹਿਰੇਗਾ।

30 ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸੁੱਖ ਆਤਮਾ ਹੈ।

ਯਿਸੂ ਦੀ ਮਾਤਾ ਅਤੇ ਭਰਾ

ਮੱਤੀ 12:46-50; ਲੂਕਾ 8:19-21

31 ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।

32 ਅਤੇ ਬਹੁਤ ਲੋਕ ਉਹ ਦੇ ਚੁਫੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜੇ ਹਨ।

33 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?**

34 ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, **ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।**

35 **ਕਿਉਂਕਿ ਜੇ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।**

4

ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ
ਮੱਤੀ 13:1-9; ਲੂਕਾ 8:4-8

1 ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।

2 ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,

3 **ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।**

4 **ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।**

5 **ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।**

6 **ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।**

7 **ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ**

ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ।

8 **ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫਲ ਦਿੱਤਾ।**

9 ਫੇਰ ਉਹ ਨੇ ਕਿਹਾ, **ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।**

ਦ੍ਰਿਸ਼ਟਾਂਤਾਂ ਦਾ ਮਕਸਦ

ਮੱਤੀ 13:10-17; ਲੂਕਾ 8:9, 10

10 ਜਦੋਂ ਉਹ ਇਕੱਠ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।

11 ਉਸ ਨੇ ਉਨ੍ਹਾਂ ਨੂੰ ਕਿਹਾ, **ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,**
12 **ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾਂ ਨੂੰ ਮਾਫ਼ੀ ਮਿਲੇ।**

ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦੀ ਵਿਆਖਿਆ
ਮੱਤੀ 13:18-23; ਲੂਕਾ 8:11-15

13 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, **ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?**

14 **ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।**

15 **ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।**

16 **ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।**

17 ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੇਕਰ ਖਾਂਦੇ ਹਨ।

18 ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ

19 ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।

20 ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੇ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।

ਦੀਵੇ ਦਾ ਦ੍ਰਿਸ਼ਟਾਂਤ
ਲੂਕਾ 8:16-18

21 ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੇਕਰੇ ਜਾਂ ਮੰਜੇ ਬੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਾ ਉੱਤੇ ਰੱਖਿਆ ਜਾਵੇ?

22 ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੇ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੇ ਉਹ ਉਜਾਗਰ ਹੋਵੇ।

23 ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।

24 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੇ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।

25 ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੇ ਵੀ ਲੈ ਲਿਆ ਜਾਵੇਗਾ।

ਉੱਗਣ ਵਾਲੇ ਬੀਜ ਦਾ ਦ੍ਰਿਸ਼ਟਾਂਤ

26 ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।

27 ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।

28 ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।

29 ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।

ਰਾਈ ਦੇ ਦਾਣੇ ਦਾ ਦ੍ਰਿਸ਼ਟਾਂਤ

ਮੱਤੀ 13:31-34; ਲੂਕਾ 13:18, 19

30 ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?

31 ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।

32 ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੇਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।

33 ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।

34 ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।

ਤੂਫਾਨ ਨੂੰ ਸ਼ਾਂਤ ਕਰਨਾ

ਮੱਤੀ 8:23-27; ਲੂਕਾ 8:22-25

35 ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।

36 ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।

37 ਤਦ ਇੱਕ ਵੱਡਾ ਤੂਫਾਨ ਆਇਆ, ਅਨ੍ਹੇਰੀ ਵਰਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ

ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।

38 ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਚੱਲੇ ਹਾਂ?

39 ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, **ਚੁੱਪ ਕਰ ਥੰਮ੍ਹ ਜਾ!** ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।

40 ਉਸ ਨੇ ਉਨ੍ਹਾਂ ਨੂੰ ਕਿਹਾ, **ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?**

41 ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?

5

ਦੁਸ਼ਟ-ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ

ਮੱਤੀ 8:28-34,; ਲੂਕਾ 8:26-39

1 ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ।

2 ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।

3 ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।

4 ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।

5 ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।

6 ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।

7 ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!

8 ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ **ਹੇ ਅਸੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!**

9 ਫਿਰ ਯਿਸੂ ਨੇ ਉਹ ਨੂੰ ਪੁੱਛਿਆ, **ਤੇਰਾ ਕੀ ਨਾਮ ਹੈ?** ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।

10 ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!

11 ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੰਗਦਾ ਸੀ।

12 ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।

13 ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।

14 ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।

15 ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮੁਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।

16 ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।

17 ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

18 ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।

19 ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ

ਪਰ ਉਹ ਨੂੰ ਆਖਿਆ, **ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੇ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।**

20 ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।

ਯਿਸੂ ਇੱਕ ਮਰੀ ਹੋਈ ਕੁੜੀ ਨੂੰ ਜਿਵਾਉਂਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ

ਮੱਤੀ 9:18-26; ਲੂਕਾ 8:40-56

21 ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।

22 ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।

23 ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।

24 ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।

25 ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ

26 ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,

27 ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।

28 ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।

29 ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ

ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।

30 ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮੁੱਚਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, **ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?**

31 ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, **ਮੈਨੂੰ ਕਿਸ ਨੇ ਛੂਹਿਆ?**

32 ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ।

33 ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬੁਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।

34 ਤਾਂ ਉਹ ਨੇ ਉਸ ਨੂੰ ਆਖਿਆ, **ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।**

35 ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈ?

36 ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, **ਨਾ ਡਰ ਕੇਵਲ ਵਿਸ਼ਵਾਸ ਕਰ।**

37 ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।

38 ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।

39 ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, **ਤੁਸੀਂ ਕਿਉਂ ਰੌਲਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।**

40 ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ

ਕੁੜੀ ਸੀ ਉੱਥੇ ਅੰਦਰ ਗਿਆ।

41 ਅਤੇ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ **“ਤਲੀਥਾ ਕੁਮੀ”** ਜਿਹ ਦਾ ਅਰਥ ਇਹ ਹੈ ਕਿ **ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!**

42 ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।

43 ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।

6

ਨਾਸਰਤ ਵਿੱਚ ਯਿਸੂ ਦਾ ਨਿਰਾਦਰ
ਮੱਤੀ 13:53; ਲੂਕਾ 4:16-30

1 ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।

2 ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?

3 ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਰੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੇਕਰ ਖਾਧੀ।

4 ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, **ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।**

5 ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

6 ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।

ਬਾਰਾਂ ਚੇਲਿਆਂ ਨੂੰ ਭੇਜਣਾ

ਮੱਤੀ 10:5-15; ਲੂਕਾ 9:1-6

7 ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੇ-ਦੇ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।

8 ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ **ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ**

9 **ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।**

10 ਉਸ ਨੇ ਉਨ੍ਹਾਂ ਨੂੰ ਆਖਿਆ ਕਿ **ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।**

11 **ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।**

12 ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੇ।

13 ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਹੱਤਿਆ

ਮੱਤੀ 14:1-12; ਲੂਕਾ 9:7-9

14 ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!

15 ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।

16 ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।

17 ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪਸ ਦੀ ਪਤਨੀ ਹੇਰੋਦਿਆਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖਾਨੇ ਵਿੱਚ ਬੰਦ ਕੀਤਾ।

18 ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰਖਣਾ ਤੇਰੇ ਲਈ ਠੀਕ ਨਹੀਂ।

19 ਤਾਂ ਹੇਰੋਦਿਆਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।

20 ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।

21 ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।

22 ਅਤੇ ਜਦ ਹੇਰੋਦਿਆਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੇ ਤੂੰ ਚਾਹੋਂ ਸੇ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।

23 ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੇ ਕੁਝ ਤੂੰ ਮੇਰੇ ਕੋਲੋਂ ਮੰਗੋਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।

24 ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!

25 ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!

26 ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।

27 ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ।

ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖਾਨੇ ਵਿੱਚ ਵੱਢਿਆ।

28 ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।

29 ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।

ਯਿਸੂ ਪੰਜ ਹਜ਼ਾਰ ਨੂੰ ਰਜਾਉਂਦਾ ਹੈ
ਮੱਤੀ 14:15-21; ਲੂਕਾ 9:11-17;
ਯੂਹੰਨਾ 6:1-14

30 ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।

31 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ**; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।

32 ਸੇ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।

33 ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।

34 ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਹੁੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।

35 ਅਤੇ ਜਦੋਂ ਦਿਨ ਬਹੁਤ ਢੱਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ ਗਿਆ।

36 ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।

37 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ** ਪਰ

ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?

38 ਉਸ ਨੇ ਉਨ੍ਹਾਂ ਨੂੰ ਆਖਿਆ, **ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ।** ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।

39 ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।

40 ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।

41 ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੋਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।

42 ਤਾਂ ਉਹ ਸਾਰੇ ਖਾ ਕੇ ਰੱਜ ਗਏ।

43 ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।

44 ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।

ਯਿਸੂ ਪਾਣੀ ਉੱਤੇ ਚੱਲਦਾ ਹੈ

ਮੱਤੀ 14:22-33; ਲੂਕਾ 6:15-21

45 ਫੇਰ ਉਹ ਨੇ ਉਸੇ ਵੇਲੇ ਆਪਣੇ ਚੋਲਿਆਂ ਨੂੰ ਤਰੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।

46 ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।

47 ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।

48 ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੇਖੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ

ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।

49 ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।

50 ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, **ਹੌਸਲਾ ਰੱਖੋ, ਮੈਂ ਹਾਂ, ਨਾ ਡਰੋ!**

51 ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੁਫਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੋਰਾਨ ਹੋਏ।

52 ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।

ਗਨੇਸਰਤ ਵਿੱਚ ਰੋਗੀਆਂ ਨੂੰ ਚੰਗਾ ਕਰਨਾ

ਮੱਤੀ 14:34-36

53 ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।

54 ਜਦੋਂ ਉਹ ਬੇੜੀ ਉੱਤੇ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।

55 ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।

56 ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾਂ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੇ ਚੰਗੇ ਹੋ ਗਏ।

7

ਰੀਤ ਦੀ ਪਾਲਨਾ ਕਰਨ ਦੇ ਬਾਰੇ ਪ੍ਰਸ਼ਨ

ਮੱਤੀ 15:1-9

1 ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।

2 ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।

3 (ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।)

4 ਅਤੇ ਬਜ਼ੁਰਗੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ।)

5 ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?

6 ਉਸ ਨੇ ਉਨ੍ਹਾਂ ਨੂੰ ਕਿਹਾ, **ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।**

7 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।

8 ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।

9 ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।**

10 ਕਿਉਂਕਿ ਮੁਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।

11 ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੇ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।

12 ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।

13 **ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੇ ਜਿਹੇ ਕੰਮ ਤੁਸੀਂ ਕਰਦੇ ਹੋ।**

ਮਨੁੱਖ ਨੂੰ ਕੀ ਅਸ਼ੁੱਧ ਕਰਦਾ ਹੈ?

ਮੱਤੀ 15:10-20

14 ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, **ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।**

15 **ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।**

16 **ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।**

17 ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।

18 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, **ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੇ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੇ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?**

19 **ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਚਿੱਠ ਵਿੱਚ ਜਾਂਦਾ ਹੈ ਅਤੇ ਪੁਖਾਨੇ ਰਾਹੀਂ ਨਿੱਕਲ ਜਾਂਦਾ ਹੈ।** ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸੁੱਧ ਠਹਿਰਾਏ।

20 ਫੇਰ ਉਸ ਨੇ ਆਖਿਆ, **ਜੇ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੇਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।**

21 **ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,**

22 **ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਫਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।**

23 **ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।**

ਸੂਰਫੈਨੀ ਜਾਤੀ ਦੀ ਔਰਤ ਦਾ ਵਿਸ਼ਵਾਸ
ਮੱਤੀ 15:21-28

24 ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।

25 ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।

26 ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।

27 ਪਰ ਉਹ ਨੇ ਉਸ ਨੂੰ ਕਿਹਾ, **ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।**

28 ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।

29 ਤਦ ਉਹ ਨੇ ਉਸ ਨੂੰ ਆਖਿਆ, **ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।**

30 ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।

ਬੇਲੇ ਅਤੇ ਗੁੰਗੇ ਵਿਅਕਤੀ ਨੂੰ ਚੰਗਾ ਕਰਨਾ

31 ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।

32 ਅਤੇ ਲੋਕਾਂ ਨੇ ਇੱਕ ਬੇਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।

33 ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।

34 ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ **“ਇੱਫਤਾ”** ਅਰਥਾਤ **“ਖੁੱਲ੍ਹ ਜਾ”**।

35 ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।

36 ਤਦ ਉਸ ਨੇ ਉਨ੍ਹਾਂ ਨੂੰ ਤਰੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਰੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।

37 ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੇ ਕੁਝ ਚੰਗਾ ਕੀਤਾ ਹੈ! ਉਹ ਬੋਲਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!

8

ਚਾਰ ਹਜ਼ਾਰ ਲੋਕਾਂ ਨੂੰ ਰਜਾਉਣਾ

ਮੱਤੀ 15:32-39

1 ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,

2 **ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।**

3 **ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।**

4 ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?

5 ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, **ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?** ਉਹ ਬੋਲੇ, ਸੱਤ।

6 ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੇ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।

7 ਉਨ੍ਹਾਂ ਦੇ ਕੋਲ ਬੇੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।

8 ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।

9 ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।

10 ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।

ਫ਼ਰੀਸੀ ਸਵਰਗੀ ਚਿੰਨ੍ਹ ਦੀ ਮੰਗ ਕਰਦੇ ਹਨ

ਮੱਤੀ 16:1-4

11 ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।

12 ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, **ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।**

13 ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜ੍ਹੇ ਅਤੇ ਪਾਰ ਚਲੇ ਗਏ।

ਫ਼ਰੀਸੀਆਂ ਅਤੇ ਹੇਰੋਦੇਸ ਦਾ ਖ਼ਮੀਰ

ਮੱਤੀ 16:5-12

14 ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।

15 ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ **ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!**

16 ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।

17 ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, **ਤੁਸੀਂ ਕਿਉਂ ਵਿਚਾਰ ਕਰਦੇ ਹੋ ਜੇ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?**

18 **ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?**

19 **ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।**

20 **ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।**

21 ਤਦ ਉਸ ਨੇ ਉਨ੍ਹਾਂ ਨੂੰ ਕਿਹਾ, **ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?**

ਬੈਤਸੈਦਾ ਦੇ ਇੱਕ ਅੰਨ੍ਹੇ ਨੂੰ ਚੰਗਾ ਕਰਨਾ

22 ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।

23 ਉਹ ਉਸ ਅੰਨ੍ਹੇ ਦਾ ਹੱਥ ਫੜ ਕੇ ਉਸ ਨੂੰ ਪਿੱਛੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਖੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, **ਤੈਨੂੰ ਕੁਝ ਦਿਸਦਾ ਹੈ?**

24 ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੱਖਾਂ ਵਾਂਗੂੰ ਦਿਸਦੇ ਹਨ।

25 ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।

26 ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ **ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।**

ਪਤਰਸ ਸਵੀਕਾਰ ਕਰਦਾ ਹੈ ਕਿ ਯਿਸੂ ਹੀ ਮਸੀਹ ਹੈ

ਮੱਤੀ 16:13-20; ਲੂਕਾ 9:18-21

27 ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਆ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, **ਲੋਕ ਮੈਨੂੰ ਕੀ ਕਹਿੰਦੇ ਹਨ ਜੇ ਮੈਂ ਕੌਣ ਹਾਂ?**

28 ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।

29 ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, **ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ?** ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!

30 ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!

ਯਿਸੂ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ

ਮੱਤੀ 16:21-23; ਲੂਕਾ 9:22

31 ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇ।

32 ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।

33 ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, **ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।**

ਯਿਸੂ ਦੇ ਪਿੱਛੇ ਚੱਲਣ ਦਾ ਅਰਥ

ਮੱਤੀ 16:24-28; ਲੂਕਾ 9:23-27

34 ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, **ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।**

35 **ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।**

36 **ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?**

37 **ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?**

38 **ਕਿਉਂਕਿ ਜੇ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।**

9

1 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, **ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।**

ਯਿਸੂ ਦੇ ਰੂਪ ਦਾ ਜਲਾਲੀ ਹੋ ਜਾਣਾ

ਮੱਤੀ 17:1-13; ਲੂਕਾ 9:28-36

2 ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।

3 ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਉਹੋ ਜਿਹੇ ਚਿੱਟੇ ਨਹੀਂ ਕਰ ਸਕਦਾ।

4 ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।

5 ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।

6 ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।

7 ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।

8 ਅਤੇ ਉਨ੍ਹਾਂ ਨੇ ਅਚਾਨਕ ਚੁਫੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।

9 ਜਦੋਂ ਉਹ ਪਹਾੜ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।

10 ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?

11 ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?

12 ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ **ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?**

13 **ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।**

ਦੁਸ਼ਟ-ਆਤਮਾ ਦੇ ਜਕੜੇ ਹੋਏ ਮੁੰਡੇ ਨੂੰ ਚੰਗਾ ਕਰਨਾ

ਮੱਤੀ 17:14-21; ਲੂਕਾ 9:37-43

14 ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।

15 ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।

16 ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, **ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜਵਾਬ ਕਰਦੇ ਹੋ?**

17 ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੁੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।

18 ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੰਗ ਛੱਡਦਾ

ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।

19 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਹੇ ਅਵਿਸ਼ਵਾਸੀ ਲੋਕੇ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!**

20 ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੰਗ ਛੱਡਦਾ ਹੋਇਆ ਲੇਟਣ ਲੱਗਾ।

21 ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, **ਇਸ ਦਾ ਇਹ ਹਾਲ ਕਦੋਂ ਤੋਂ ਹੈ?** ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।

22 ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੋ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।

23 ਯਿਸੂ ਨੇ ਉਹ ਨੂੰ ਆਖਿਆ, **ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੇ ਕੁਝ ਹੋ ਸਕਦਾ ਹੈ।**

24 ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!

25 ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, **ਹੇ ਗੁੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀ!**

26 ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!

27 ਪਰ ਯਿਸੂ ਨੇ ਉਹ ਦਾ ਹੱਥ ਫੜ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।

28 ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ

ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?

29 ਉਸ ਨੇ ਉਨ੍ਹਾਂ ਨੂੰ ਕਿਹਾ ਕਿ **ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।**

ਜਿਸ ਦੂਸਰੀ ਬਾਰ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ
ਮੱਤੀ 17:22, 23; ਲੂਕਾ 9:43-45

30 ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।

31 ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ **ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉਠੇਗਾ।**

32 ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।

ਸਭ ਤੋਂ ਵੱਡਾ ਕੌਣ ਹੈ?

ਮੱਤੀ 18:1-5; ਲੂਕਾ 9:46-48

33 ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, **ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?**

34 ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?

35 ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, **ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।**

36 ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,

37 ਜੇ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੇ ਮੈਨੂੰ ਕਬੂਲ ਕਰਦਾ ਹੈ ਅਤੇ ਜੇ ਕੋਈ

ਮੈਨੂੰ ਕਬੂਲ ਕਰੇ ਸੇ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

ਜਿਹੜਾ ਵਿਰੋਧ ਵਿੱਚ ਨਹੀਂ ਉਹ ਨਾਲ ਹੈ
ਲੂਕਾ 9:49

38 ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।

39 ਪਰ ਜਿਸ ਨੇ ਉਨ੍ਹਾਂ ਨੂੰ ਕਿਹਾ, **ਉਹ ਨੂੰ ਨਾ ਰੋਕੇ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮੁੜਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।**

40 ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।

41 ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।

ਠੋਕਰ ਦਾ ਕਾਰਨ ਬਣਨਾ
ਮੱਤੀ 18:6-9; ਲੂਕਾ 17:1, 2

42 ਅਤੇ ਜੇ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!

43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪ੍ਰਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੇ ਦੇ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।

44 ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

45 ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੇ ਦੇ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।

46 ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

47 ਅਤੇ ਜੇ ਤੁਹਾਡੀ ਅੱਖ ਤੁਹਾਡੇ ਤੋਂ ਪ੍ਰਾਪਤ ਕਰਾਵੇ ਤਾਂ ਉਸ ਨੂੰ ਕੱਢ ਕੇ ਸੁਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੇ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।

48 ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।

49 ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।

50 ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੇ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।

10

ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ
ਮੱਤੀ 19:1-12; ਲੂਕਾ 16:18

1 ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਆਂ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾਂ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

2 ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?

3 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?**

4 ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।

5 ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।**

6 ਪਰ ਸ਼੍ਰੀਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।

7 ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

8 ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।

9 ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।

10 ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।

11 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੇ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।

12 ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।

ਛੋਟੇ ਬੱਚੇ ਅਤੇ ਯਿਸੂ

ਮੱਤੀ 19:13-15

13 ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

14 ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, **ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।**

15 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੇ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।

16 ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਧਨੀ ਜੁਆਨ ਅਤੇ ਸਦੀਪਕ ਜੀਵਨ

ਮੱਤੀ 19:16-30; ਲੂਕਾ 18:18-30

17 ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ,

ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

18 ਯਿਸੂ ਨੇ ਉਹ ਨੂੰ ਆਖਿਆ, **ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।**

19 **ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।**

20 ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।

21 ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, **ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।**

22 ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।

23 ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, **ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!**

24 ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, **ਹੇ ਬਾਲਕੇ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!**

25 **ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਉਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।**

26 ਉਹ ਬਹੁਤ ਹੀ ਹੈਰਾਨ ਹੋ ਕੇ ਆਪੇ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?

27 ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, **ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।**

28 ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ,

ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।

29 ਯਿਸੂ ਨੇ ਆਖਿਆ, **ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।**

30 **ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।**

31 **ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।**

ਯਿਸੂ ਆਪਣੀ ਮੌਤ ਦੇ ਬਾਰੇ ਤੀਸਰੀ ਵਾਰ ਭਵਿੱਖਬਾਣੀ ਕਰਦਾ ਹੈ

ਮੱਤੀ 20:17-19; ਲੂਕਾ 18:31-34

32 ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾਂ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।

33 **ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।**

34 **ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਬੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।**

ਯਾਕੂਬ ਅਤੇ ਯੂਹੰਨਾ ਦੀ ਬੇਨਤੀ

ਮੱਤੀ 20:20-28

35 ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੇ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।

36 ਉਸ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਕੀ ਚਾਹੁੰਦੇ ਹੋ ਜੇ ਮੈਂ ਤੁਹਾਡੇ ਲਈ ਕਰਾਂ?**

37 ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਸ਼ਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।

38 ਯਿਸੂ ਨੇ ਉਨ੍ਹਾਂ ਨੂੰ ਕਿਹਾ, **ਤੁਸੀਂ ਨਹੀਂ ਜਾਣਦੇ ਜੇ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?**

39 ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, **ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।**

40 ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।

41 ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿੜਣ ਲੱਗੇ।

42 ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, **ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।**

43 ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੇ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੇ ਤੁਹਾਡਾ ਸੇਵਕ ਹੋਵੇ।

44 ਅਤੇ ਜੇ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।

45 ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।

46 ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।

47 ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!

48 ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!

49 ਤਦ ਯਿਸੂ ਨੇ ਖਲੋ ਕੇ ਕਿਹਾ, **ਉਹ ਨੂੰ ਬੁਲਾ ਲਿਆਓ।** ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।

50 ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।

51 ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, **ਤੂੰ ਕੀ ਚਾਹੁੰਦਾ ਹੈਂ ਜੇ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਵਾਂ!**

52 ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, **ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ,** ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।

11

ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੀ ਤਰ੍ਹਾਂ ਆਉਂਦਾ ਹੈ

ਮੱਤੀ 21:1-11; ਲੂਕਾ 19:28-40; ਯੂਹੰਨਾ 12:12-29

1 ਜਦੋਂ ਉਹ ਯਰੂਸ਼ਲਮ ਦੇ ਨੇੜੇ ਜੈਤੂਨ ਦੇ ਪਹਾੜ ਕੋਲ ਬੈਤਫਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,

2 ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ

ਅੰਨ੍ਹੇ ਬਰਤਿਮਈ ਨੂੰ ਸੁਜਾਖਾ ਕਰਨਾ
ਮੱਤੀ 20:29-34; ਲੂਕਾ 18:35-43

ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।

3 ਅਤੇ ਜੇ ਕੋਈ ਤੁਹਾਨੂੰ ਪੁੱਛੇ ਜੇ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।

4 ਉਹ ਗਏ ਅਤੇ ਗਾਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।

5 ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੇ ਗਾਧੀ ਦੇ ਬੱਚੇ ਨੂੰ ਖੋਲ੍ਹਦੇ ਹੋ?

6 ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।

7 ਉਹ ਉਸ ਗਾਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।

8 ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕੁਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।

9 ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੇਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!

10 ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੇਸੰਨਾ!

11 ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।

ਫਲ ਤੋਂ ਬਿਨ੍ਹਾਂ ਹੰਜੀਰ ਦਾ ਰੁੱਖ

ਮੱਤੀ 21:18, 19

12 ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।

13 ਅਤੇ ਉਹ ਦੂਰੋਂ ਹੰਜੀਰ ਦਾ ਇੱਕ ਹਰਾ-ਭਰਾ ਰੁੱਖ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੇ ਉਸ ਤੋਂ ਕੁਝ ਲੰਭੇ ਪਰ ਜਦੋਂ ਉਹ ਉਸ ਦੇ ਨੇੜੇ

ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜੀਰ ਦੀ ਰੁੱਤ ਨਹੀਂ ਸੀ।

14 ਇਸ ਗੱਲ ਦੇ ਕਾਰਨ ਉਸ ਨੇ ਰੁੱਖ ਨੂੰ ਆਖਿਆ, **ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ** ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।

ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ

ਮੱਤੀ 21:12-17; ਲੂਕਾ 19:45-48; ਯੂਹੰਨਾ 2:13-22

15 ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾਂ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੇਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਕੀਆਂ ਉਲਟਾ ਦਿੱਤੀਆਂ।

16 ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।

17 ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, **ਕੀ ਇਹ ਨਹੀਂ ਲਿਖਿਆ ਹੈ ਜੇ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!**

18 ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੇ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।

19 ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।

ਸੁੱਕੇ ਹੰਜੀਰ ਦੇ ਰੁੱਖ ਤੋਂ ਸਿੱਖਿਆ

ਮੱਤੀ 21:20-22

20 ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੇ ਉਹ ਹੰਜੀਰ ਦਾ ਰੁੱਖ ਜੜ੍ਹੋਂ ਸੁੱਕ ਗਿਆ ਹੈ।

21 ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜੀਰ ਦਾ ਰੁੱਖ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!

22 ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।**

23 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।

24 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੇ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।

25 ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡੀਆਂ ਅਪਰਾਧਾਂ ਨੂੰ ਮਾਫ਼ ਕਰੇ।

26 ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।

ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ
ਮੱਤੀ 21:23-27; ਲੂਕਾ 20:1-18

27 ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।

28 ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?

29 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੇ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।

30 ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!

31 ਤਦ ਉਨ੍ਹਾਂ ਆਪੇ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?

32 ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।

33 ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੇ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।

12

ਦੁਸ਼ਟ ਕਿਸਾਨਾਂ ਦਾ ਦ੍ਰਿਸ਼ਟਾਂਤ

ਮੱਤੀ 21:33-46; ਲੂਕਾ 20:9-19

1 ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।

2 ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ।

3 ਅਤੇ ਉਨ੍ਹਾਂ ਨੇ ਉਸ ਨੂੰ ਫੜ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ।

4 ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਥੇਇੰਜ਼ਤ ਕੀਤਾ।

5 ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ।

6 ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ।

7 ਅਤੇ ਉਨ੍ਹਾਂ ਮਾਲੀਆਂ ਨੇ ਆਪੇ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ

ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।

8 ਅਤੇ ਉਨ੍ਹਾਂ ਨੇ ਉਹ ਨੂੰ ਫੜ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ।

9 ਸੇ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ।

10 ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ

**ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,
ਸੇਈ ਖੁੰਜੇ ਦਾ ਸਿਰਾ ਹੋ ਗਿਆ।**

**11 ਇਹ ਪ੍ਰਭੂ ਦੀ ਵੱਲੋਂ ਹੋਇਆ,
ਅਤੇ ਸਾਡੀ ਨਜ਼ਰ ਵਿੱਚ ਅਨੇਖਾ ਹੈ।**

12 ਤਦ ਉਨ੍ਹਾਂ ਨੇ ਚਾਹਿਆ ਜੇ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੇ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ।

ਕੈਸਰ ਨੂੰ ਕਰ ਦੇਣਾ

ਮੱਤੀ 22:15-22; ਲੂਕਾ 20:20-26

13 ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੇ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।

14 ਸੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੇ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੇ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?

15 ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, **ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।**

16 ਸੇ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, **ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।**

17 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, **ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੇ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।**

ਪੁਨਰ ਉੱਥਾਨ ਅਤੇ ਵਿਆਹ

ਮੱਤੀ 22:23-33; ਲੂਕਾ 20:27-40

18 ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ। ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ

19 ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ ਉਤਪੰਨ ਕਰੇ।

20 ਸੱਤ ਭਰਾ ਸੁਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ।

21 ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ।

22 ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।

23 ਸੇ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੇ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?

24 ਯਿਸੂ ਨੇ ਉਨ੍ਹਾਂ ਨੂੰ ਕਿਹਾ, **ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?**

25 **ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।**

26 ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੇ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?

27 ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।

ਸਭ ਤੋਂ ਵੱਡਾ ਹੁਕਮ

ਮੱਤੀ 22:34-40; ਲੂਕਾ 10:25-28

28 ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?

29 ਪ੍ਰਭੂ ਯਿਸੂ ਨੇ ਉਸ ਨੂੰ ਜਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।

30 ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।

31 ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।

32 ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।

33 ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।

34 ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।

ਮਸੀਹ ਕਿਸ ਦਾ ਪੁੱਤਰ ਹੈ?

ਮੱਤੀ 22:42-46; ਲੂਕਾ 20:41-44

35 ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ

ਕਹਿੰਦੇ ਹਨ ਕਿ ਮਸੀਹ ਦਾਉਦ ਦਾ ਪੁੱਤਰ ਹੈ?

36 ਦਾਉਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ,

ਤੂੰ ਮੇਰੇ ਸੱਜੇ ਪਾਸੇ ਬੈਠ,

ਜਦ ਤੱਕ ਮੈਂ ਤੇਰੇ ਵੈਰੀਆਂ ਨੂੰ

ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।

37 ਦਾਉਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।

ਉਪਦੇਸ਼ਕਾਂ ਤੋਂ ਸਾਵਧਾਨ

ਮੱਤੀ 23:1-36; ਲੂਕਾ 20:45-47

38 ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ

39 ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ।

40 ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜਾ ਮਿਲੇਗੀ।

ਕੰਗਾਲ ਵਿਧਵਾ ਦਾ ਦਾਨ

ਲੂਕਾ 21:1-4

41 ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।

42 ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।

43 ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।

44 ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਬੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।

13

ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ
ਮੱਤੀ 24:1, 2; ਲੂਕਾ 21:5, 6

1 ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!

2 ਤਾਂ ਯਿਸੂ ਨੇ ਉਹ ਨੂੰ ਕਿਹਾ, **ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।**

ਸੰਕਟ ਅਤੇ ਕਲੇਸ਼
ਮੱਤੀ 24:3-14; ਲੂਕਾ 21:7-19

3 ਜਦੋਂ ਉਹ ਜੈਰੂਸ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕੱਠੇ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,

4 ਜੇ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?

5 ਯਿਸੂ ਨੇ ਉਨ੍ਹਾਂ ਨੂੰ ਆਖਿਆ, **ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।**

6 **ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।**

7 ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।

8 ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!

9 ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ

ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।

10 ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।

11 ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੇਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।

12 ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

13 ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

ਮਹਾਂ ਕਲੇਸ਼ ਦਾ ਸਮਾਂ
ਮੱਤੀ 24:15-28; ਲੂਕਾ 21:20-24

14 ਮੈਂ ਜਦ ਤੁਸੀਂ ਉਸ ਉਜਾੜਨ ਵਾਲੀ ਘਿਟਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।

15 ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ।

16 ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।

17 ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!

18 ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ ਵਿੱਚ ਨਾ ਹੋਵੇ।

19 ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।

20 ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ

21 ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ।

22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।

23 ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੇ ਕੁਝ ਦੱਸ ਦਿੱਤਾ।

ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ
ਮੱਤੀ 24:29-31; ਲੂਕਾ 21:25-28

24 ਉਨ੍ਹਾਂ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨੁਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।

25 ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

26 ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।

27 ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।

ਹੰਜ਼ੀਰ ਦੇ ਰੁੱਖ ਦਾ ਉਦਾਹਰਣ
ਮੱਤੀ 24:32-35; ਲੂਕਾ 21:29-33

28 ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੇ ਗਰਮੀ ਦੀ ਰੁੱਤ ਨੇੜੇ ਆ ਗਈ ਹੈ।

29 ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੁਰੇ ਉੱਤੇ ਹੈ।

30 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।

31 ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਜਾਗਦੇ ਰਹੋ
ਮੱਤੀ 24:36-44

32 ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।

33 ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੇ ਉਹ ਸਮਾਂ ਕਦੋਂ ਹੋਵੇਗਾ।

34 ਇਹ ਇੱਕ ਪ੍ਰਦੇਸ਼ ਗਏ ਹੋਏ ਮਨੁੱਖ ਫ਼ਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।

35 ਮੈਂ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੇ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।

36 ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ।

37 ਅਤੇ ਜੇ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!

14

ਯਿਸੂ ਦੇ ਵਿਰੁੱਧ ਸਾਜਿਸ਼

ਮੱਤੀ 26:1-5; ਲੂਕਾ 22:1, 2; ਯੂਹੰਨਾ 11:45-53

1 ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੇ ਉਹ ਨੂੰ ਕਿਵੇਂ ਧੋਖੇ ਨਾਲ ਫੜ ਕੇ ਮਾਰ ਸੁੱਟੀਏ?

2 ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।

ਬੈਤਾਅਨੀਆ ਵਿੱਚ ਯਿਸੂ ਦਾ ਮਸਹ
ਮੱਤੀ 26:6-13; ਯੂਹੰਨਾ 12:1-8

3 ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹੁਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।

4 ਤਦ ਕਈਆਂ ਨੇ ਆਪਣੇ ਮਨ ਵਿੱਚ ਖਿੜ ਕੇ ਆਖਿਆ ਜੇ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?

5 ਕਿਉਂਕਿ ਇਹ ਅਤਰ ਤਿੰਨ ਸੌ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੌ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।

6 ਪਰ ਯਿਸੂ ਨੇ ਆਖਿਆ, **ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।**

7 ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।

8 ਜੇ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।

9 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।

ਯਹੂਦਾ ਦਾ ਵਿਸ਼ਵਾਸਘਾਤ

ਮੱਤੀ 10:14-26; ਲੂਕਾ 22:3-6

10 ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।

11 ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।

ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ
ਮੱਤੀ 26:17-25; ਲੂਕਾ 22:7-14; 21-2; ਯੂਹੰਨਾ 13:21-30

12 ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬੁਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?

13 ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, **ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।**

14 ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?

15 ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।

16 ਤਾਂ ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ।

17 ਜਦ ਸ਼ਾਮ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ।

18 ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, **ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।**

19 ਤਦ ਉਹ ਉਦਾਸ ਹੋਏ ਅਤੇ ਇੱਕ-ਇੱਕ ਕਰ ਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?

20 ਉਸ ਨੇ ਉਨ੍ਹਾਂ ਨੂੰ ਆਖਿਆ, **ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।**

21 **ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਥ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ।**

ਪ੍ਰਭੂ ਭੋਜ

ਮੱਤੀ 26:26-30; ਲੂਕਾ 22:14-20;

1 ਕੁਰਿੰਥੀ 11:23-25

22 ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, **ਲਓ ਇਹ ਮੇਰਾ ਸਰੀਰ ਹੈ।**

23 ਫੇਰ ਉਹ ਨੇ ਪਿਆਲਾ ਲੈ ਕੇ ਪੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।

24 ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, **ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।**

25 **ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।**

26 ਫੇਰ ਉਹ ਭਜਨ ਗਾ ਕੇ ਜੈਤੂਨ ਦੇ ਪਹਾੜ ਨੂੰ ਨਿੱਕਲ ਗਏ।

ਪ੍ਰਤਰਸ ਦੇ ਇਨਕਾਰ ਦੀ ਭਵਿੱਖਬਾਣੀ
ਮੱਤੀ 26:31-35; ਲੂਕਾ 22:31-34;

ਯੂਹੰਨਾ 13:36-38

27 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਸੱਭੇ ਠੇਕਰ ਖਾਓਗੇ ਕਿਉਂ ਜੇ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ**

ਅਤੇ ਭੇਡਾਂ ਖਿੱਲਰ ਜਾਣਗੀਆਂ।

28 **ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਵਾਂਗਾ।**

29 ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੇਕਰ ਖਾਣ ਪਰ ਮੈਂ ਨਹੀਂ ਖਾਵਾਂਗਾ!

30 ਅਤੇ ਯਿਸੂ ਨੇ ਉਹ ਨੂੰ ਕਿਹਾ, **ਮੈਂ ਤੈਨੂੰ ਸੱਚ ਆਖਦਾ ਹਾਂ ਜੇ ਤੂੰ ਅੱਜ ਇਸੇ ਰਾਤ ਮਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।**

31 ਪਰ ਉਹ ਨੇ ਜ਼ੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।

ਗਥਸਮਨੀ ਵਿੱਚ ਪ੍ਰਾਰਥਨਾ

ਮੱਤੀ 26:36-40; ਲੂਕਾ 22:39-46

32 ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, **ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।**

33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।

34 ਉਸ ਨੇ ਉਨ੍ਹਾਂ ਨੂੰ ਆਖਿਆ, **ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।**

35 ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।

36 ਅਤੇ ਉਸ ਨੇ ਆਖਿਆ, **ਅੱਥਾ, ਹੇ ਪਿਤਾ, ਤੇਰੇ ਕੋਲੋਂ ਸੱਭੇ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।**

37 ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, **ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?**

38 **ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।**

39 ਤਾਂ ਉਹ ਫੇਰ ਗਿਆ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।

40 ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੇ ਉਸ ਨੂੰ ਕੀ ਉੱਤਰ ਦੇਣ।

41 ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, **ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।**

42 **ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।**

ਜਿਸੂ ਦਾ ਫੜਿਆ ਜਾਣਾ

ਮੱਤੀ 26:47-56; ਲੂਕਾ 22:47-53;
ਯੂਹੰਨਾ 18:3-12

43 ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।

44 ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ!

45 ਸੋ ਜਦ ਉਹ ਆ ਗਿਆ ਤੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।

46 ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ।

47 ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।

48 ਤਦ ਜਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ **ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜਨ ਨੂੰ ਨਿੱਕਲੇ ਹੋ?**

49 **ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜਿਆ, ਪਰ ਇਹ ਇਸ ਲਈ ਹੋਇਆ ਜੇ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ।**

50 ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।

51 ਇੱਕ ਜੁਆਨ ਜਿਸ ਨੇ ਚਾਦਰ ਆਪਣੇ ਨੰਗੇ ਪਿੰਡੇ ਉੱਤੇ ਪਾਈ ਹੋਈ ਸੀ, ਉਹ ਦੇ ਮਗਰ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ।

52 ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ।

ਜਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕਰਨਾ

ਮੱਤੀ 26:57-68; ਲੂਕਾ 22:54, 55;
ਯੂਹੰਨਾ 18:13, 14; 19-24

53 ਤਦ ਉਹ ਜਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ।

54 ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੁੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੰਗ ਸੇਕਣ ਲੱਗਾ।

55 ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਜਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।

56 ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।

57 ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ

58 ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੇ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।

59 ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।

60 ਤਦ ਪ੍ਰਧਾਨ ਜਾਜਕ ਵਿਚਾਲੇ ਖੜਾ ਹੋਇਆ ਅਤੇ ਜਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?

61 ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸੁਰ ਦਾ ਪੁੱਤਰ ਹੈਂ?

62 ਜਿਸੂ ਨੇ ਆਖਿਆ, **ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬਦਲਾਂ ਨਾਲ ਆਉਂਦਾ ਵੇਖੋਗੇ।**

63 ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?

64 ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।

65 ਅਤੇ ਬਹੁਤ ਉਸ ਉੱਤੇ ਬੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ

ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।

ਪ੍ਰਤਰਸ ਦਾ ਇਨਕਾਰ

ਮੱਤੀ 26:69-75; ਲੂਕਾ 22:56-62;

ਯੂਹੰਨਾ 18:15-18, 25-27

66 ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।

67 ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।

68 ਪਰ ਉਹ ਮੁੱਕਰ ਕੇਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।

69 ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।

70 ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।

71 ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।

72 ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ **ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ** ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।

15

ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ

ਮੱਤੀ 27:1, 2; 11-14; ਲੂਕਾ 23:1-5; ਯੂਹੰਨਾ 18:28-38

1 ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।

2 ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, **ਤੂੰ ਸੱਚ ਆਖਿਆ ਹੈ।**

3 ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ।

4 ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!

5 ਪਰ ਯਿਸੂ ਨੇ ਫੇਰ ਕੁਝ ਜਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।

ਮੌਤ ਦੀ ਸਜ਼ਾ ਦੀ ਆਗਿਆ

ਮੱਤੀ 27:15-26; ਲੂਕਾ 23:13-25;

ਯੂਹੰਨਾ 18:39-19:16

6 ਉਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਸ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ।

7 ਬਰੱਬਾ ਨਾਮ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਫਸਾਦੀਆਂ ਦੇ ਨਾਲ ਸੀ ਜਿਨ੍ਹਾਂ ਫਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ।

8 ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ।

9 ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?

10 ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।

11 ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।

12 ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ?

13 ਉਹ ਫੇਰ ਰੌਲਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!

14 ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!

15 ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ

ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।

ਸਿਪਾਹੀਆਂ ਦੇ ਦੁਆਰਾ ਯਿਸੂ ਦਾ ਅਪਮਾਨ
ਮੱਤੀ 27:27-31; ਯੂਹੰਨਾ 19:2, 3

16 ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਰੁਕਮ ਦੀ ਕੁਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।

17 ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ।

18 ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!

19 ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ।

20 ਜਦੋਂ ਉਸ ਨਾਲ ਮਖੌਲ ਕਰ ਹਟੇ ਤਾਂ ਉਸ ਦੇ ਉੱਤੇ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।

ਯਿਸੂ ਨੂੰ ਸਲੀਬ ਉੱਤੇ ਚੜ੍ਹਾਇਆ ਜਾਣਾ
ਮੱਤੀ 27:32-44; ਲੂਕਾ 23:26-43;
ਯੂਹੰਨਾ 19:17-27

21 ਉਨ੍ਹਾਂ ਨੇ ਸਿਕੰਦਰ ਅਤੇ ਰੂਫੁਸ ਦੇ ਪਿਤਾ ਸ਼ਮਉਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।

22 ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ।

23 ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।

24 ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।

25 ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।

26 ਅਤੇ ਉਹ ਦੀ ਇਹ ਦੇਸ਼ ਪੱੜੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।

27 ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।

28 ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।”

29 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

30 ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ।

31 ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!

32 ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।

ਯਿਸੂ ਦੀ ਮੌਤ
ਮੱਤੀ 27:45-56; ਲੂਕਾ 23:44-49;
ਯੂਹੰਨਾ 19:28-30

33 ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।

34 ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “**ਏਲੋਈ ਏਲੋਈ ਲਮਾ ਸਬਕਤਨੀ**” ਜਿਸ ਦਾ ਅਰਥ ਇਹ ਹੈ, **ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?**

35 ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੇਲੇ, ਵੇਖੇ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!

36 ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੋਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?

37 ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।

38 ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੇ ਹੋ ਗਿਆ।

39 ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!

40 ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।

41 ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।

ਯਿਸੂ ਨੂੰ ਦਫ਼ਨਾਉਣਾ

ਮੱਤੀ 27:57-61; ਲੂਕਾ 23:50-56; ਯੂਹੰਨਾ 19:38-42

42 ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।

43 ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਪੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੇਬ ਮੰਗੀ।

44 ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?

45 ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੇਬ ਯੂਸੁਫ਼ ਨੂੰ ਦੁਆ ਦਿੱਤੀ।

46 ਤਾਂ ਉਹ ਨੇ ਮਰੀਨ ਕੱਪੜਾ ਮੁੱਲ ਲਿਆ ਅਤੇ ਲੇਬ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।

47 ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।

16

ਯਿਸੂ ਦਾ ਜੀ ਉੱਠਣਾ

ਮੱਤੀ 28:1-8; ਲੂਕਾ 24:1-12; ਯੂਹੰਨਾ 20:1-10

1 ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।

2 ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।

3 ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹ ਕੋਲ ਰੇੜ੍ਹ ਕੇ ਪਾਸੇ ਕਰੂ?

4 ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।

5 ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।

6 ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।

7 ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।

8 ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।

ਮਰਿਯਮ ਮਗਦਲੀਨੀ ਨੂੰ ਯਿਸੂ ਦਿਖਾਈ ਦਿੰਦਾ ਹੈ

ਮੱਤੀ 28:9, 10; ਯੂਹੰਨਾ 20:11-18

9 ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।

10 ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।

11 ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ।

ਯਿਸੂ ਦੇ ਚੇਲਿਆਂ ਨੂੰ ਦਿਖਾਈ ਦਿੰਦਾ ਹੈ
ਲੂਕਾ 24:13-35

12 ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।

13 ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।

ਯਿਸੂ ਗਿਆਰ੍ਹਾਂ ਚੇਲਿਆਂ ਨੂੰ ਦਿਖਾਈ ਦਿੰਦਾ ਹੈ

ਮੱਤੀ 28:16-20; ਲੂਕਾ 24:36-49;
ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8

14 ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

15 ਉਸ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖ਼ਬਰੀ ਦਾ ਪਰਚਾਰ ਕਰੋ।**

16 **ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।**

17 **ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,**

18 **ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ**

ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।

ਯਿਸੂ ਦਾ ਸਵਰਗ ਤੇ ਉੱਠਾਇਆ ਜਾਣਾ
ਲੂਕਾ 24:50-53; ਰਸੂਲਾਂ ਦੇ ਕਰਤੱਬ 1:9-11

19 ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਰਿਹਾ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।

20 ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

ਲੂਕਾ ਦੀ ਇੰਜੀਲ

ਲੇਖਕ

ਪ੍ਰਾਚੀਨ ਲੇਖਕਾਂ ਦਾ ਸਾਂਝਾ ਵਿਸ਼ਵਾਸ ਇਹ ਹੈ ਕਿ ਇਸ ਇੰਜੀਲ ਦਾ ਲੇਖਕ ਲੂਕਾ ਹੈ, ਜੋ ਕਿ ਇੱਕ ਵੈਦ ਸੀ, ਅਤੇ ਉਸ ਦੀ ਲਿਖਾਈ ਤੋਂ, ਇਹ ਜਾਪਦਾ ਹੈ ਕਿ ਉਹ ਦੂਜੀ-ਪੀੜ੍ਹੀ ਦਾ ਈਸਾਈ ਸੀ। ਰਵਾਇਤੀ ਤੌਰ ਤੇ ਉਸ ਨੂੰ ਇੱਕ ਗੈਰ ਯਹੂਦੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ, ਉਹ ਮੁੱਖ ਤੌਰ ਤੇ ਇੱਕ ਪ੍ਰਚਾਰਕ ਸੀ, ਉਸ ਨੇ ਇੰਜੀਲ ਅਤੇ ਰਸੂਲਾਂ ਦੇ ਕਰਤੱਬ ਪੁਸਤਕ ਨੂੰ ਲਿਖਿਆ ਅਤੇ ਸੇਵਕਾਈ ਵਿੱਚ ਪੌਲੁਸ ਦੇ ਨਾਲ ਸੀ (ਕੁਲੁ 4:14; 2 ਤਿਮੋ 4:11; ਫਿਲ 24)।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਇੰਜੀਲ ਲਗਭਗ 60-80 ਈ. ਦੇ ਵਿਚਕਾਰ ਲਿਖੀ ਗਈ।

ਲੂਕਾ ਨੇ ਕੈਸਰਿਆ ਵਿਖੇ ਆਪਣੀ ਲਿਖਤ ਸ਼ੁਰੂ ਕੀਤੀ ਅਤੇ ਰੋਮ ਵਿੱਚ ਇਸ ਨੂੰ ਪੂਰਾ ਕੀਤਾ। ਲਿਖਣ ਦੇ ਮੁੱਖ ਸਥਾਨ ਬੈਤਲਹਮ, ਗਲੀਲ, ਯਹੂਦਿਆ ਅਤੇ ਯਰੂਸ਼ਲਮ ਹੋ ਸਕਦੇ ਹਨ।

ਪ੍ਰਾਪਤ ਕਰਤਾ

ਲੂਕਾ ਦੀ ਕਿਤਾਬ ਥਿਉਫਿਲੁਸ ਨੂੰ ਸਮਰਪਿਤ ਹੈ, ਜਿਸਦਾ ਅਰਥ ਪਰਮੇਸ਼ੁਰ ਦਾ ਪ੍ਰੇਮੀ ਹੈ, ਇਹ ਸਪੱਸ਼ਟ ਨਹੀਂ ਹੈ ਕਿ ਉਹ ਪਹਿਲਾਂ ਤੋਂ ਹੀ ਇੱਕ ਮਸੀਹੀ ਸੀ, ਜਾਂ ਉਹ ਬਣਨ ਲਈ ਵਿਚਾਰ ਕਰ ਰਿਹਾ ਸੀ। ਲੂਕਾ ਦਾ ਉਸ ਨੂੰ ਹੋ ਆਦਰਯੋਗ ਥਿਉਫਿਲੁਸ (ਲੂਕਾ 1:3) ਕਰਕੇ ਸੰਬੋਧਿਤ ਕਰਨਾ ਇਹ ਸੁਝਾਉਂਦਾ ਹੈ ਕਿ ਉਹ ਇੱਕ ਰੋਮੀ ਅਧਿਕਾਰੀ ਸੀ, ਕਈ ਸਬੂਤ ਗ਼ੈਰ-ਯਹੂਦੀ ਪਾਠਕ ਵੱਲ ਇਸ਼ਾਰਾ ਕਰਦੇ ਹਨ ਅਤੇ ਲੂਕਾ ਜਿਸ ਮੁੱਖ ਵਿਸ਼ੇ ਉੱਤੇ ਧਿਆਨ ਕੇਂਦਰਿਤ ਕਰਦਾ ਹੈ, ਉਹ ਮਨੁੱਖ ਦਾ ਪੁੱਤਰ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਸੀ (ਲੂਕਾ 5:24, 19:10, 17:20-21, 13:18)।

ਉਦੇਸ਼

ਯਿਸੂ ਦੇ ਜੀਵਨ ਦਾ ਵਰਨਣ, ਲੂਕਾ ਨੇ ਯਿਸੂ ਨੂੰ ਮਨੁੱਖ ਦੇ ਪੁੱਤਰ ਵਜੋਂ ਪੇਸ਼ ਕੀਤਾ, ਉਸ ਨੇ ਥਿਉਫਿਲੁਸ ਨੂੰ ਇਸ ਲਈ ਲਿਖਿਆ ਤਾਂ ਜੋ

ਉਹ ਉਨ੍ਹਾਂ ਗੱਲਾਂ ਨੂੰ ਚੰਗੀ ਤਰ੍ਹਾਂ ਸਮਝ ਸਕੇ ਜੋ ਉਸ ਨੂੰ ਸਿਖਾਈਆਂ ਗਈਆਂ ਸਨ (ਲੂਕਾ 1:4)। ਲੂਕਾ ਸਤਾਵ ਦੇ ਸਮੇਂ ਵਿੱਚ ਈਸਾਈ ਧਰਮ ਦਾ ਬਚਾਅ ਪੱਖ ਪੇਸ਼ ਕਰਨ ਲਈ ਲਿਖ ਰਿਹਾ ਸੀ ਤਾਂ ਕਿ ਉਸ ਨੂੰ ਵਿਖਾ ਸਕੇ ਕਿ ਯਿਸੂ ਦੇ ਪਿੱਛੇ ਚੱਲਣ ਵਾਲੇ ਕਿਸੇ ਦੇ ਵੀ ਵਿਰੋਧੀ ਜਾਂ ਬੁਰੇ ਕੰਮ ਕਰਨ ਵਾਲੇ ਨਹੀਂ ਸਨ।

ਵਿਸ਼ਾ-ਵਸਤੂ

ਯਿਸੂ - ਸਿੱਖ ਮਨੁੱਖ

ਰੂਪ-ਰੇਖਾ

1. ਯਿਸੂ ਦਾ ਜਨਮ ਅਤੇ ਸ਼ੁਰੂਆਤੀ ਜ਼ਿੰਦਗੀ — 1:5-2:52
2. ਯਿਸੂ ਦੇ ਕੰਮ ਦੀ ਸ਼ੁਰੂਆਤ — 3:1-4:13
3. ਯਿਸੂ ਮੁਕਤੀ ਦਾ ਜ਼ਰੀਆ — 4:14-9:50
4. ਯਿਸੂ ਦਾ ਸਲੀਬ ਵੱਲ ਵੱਧਣਾ — 9:51-19:27
5. ਯਿਸੂ ਦਾ ਯਰੂਸ਼ਲਮ ਵਿੱਚ ਰਾਜਾ ਦੀ ਤਰ੍ਹਾਂ ਪ੍ਰਵੇਸ਼, ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਜੀ ਉੱਠਣਾ — 19:28-24:53

ਜਾਣ-ਪਛਾਣ

1 ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।

2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।

3 ਹੋ ਆਦਰਯੋਗ ਥਿਉਫਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।

4 ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।

ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਜਨਮ ਦੀ ਘੋਸ਼ਣਾ

5 ਯਹੂਦਿਆ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।

6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।

7 ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।

8 ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।

9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।

10 ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।

11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।

12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।

13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।

14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।

15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗੁਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।

17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮੁੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆਂ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

18 ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?

19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ,

ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।

20 ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਗਾ ਅਤੇ ਬੋਲ ਨਾ ਸਕੇਗਾ, ਇਸ ਕਾਰਨ ਜੇ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।

21 ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।

22 ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।

23 ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।

24 ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,

25 “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”

ਯਿਸੂ ਦੇ ਜਨਮ ਦੀ ਘੋਸ਼ਣਾ

26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ

27 ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਉਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।

28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੋ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।

29 ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?

30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ।

31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।

32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਉਦ ਦਾ ਸਿੰਘਾਸਣ ਉਸ ਨੂੰ ਦੇਵੇਗਾ।

33 ਉਹ ਸਦੀਪਕ ਕਾਲ ਤੱਕ ਯਾਰੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।

34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।

35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

36 ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।

37 ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।

38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।

ਮਰਿਯਮ ਇਲੀਸਬਤ ਨੂੰ ਮਿਲਦੀ ਹੈ

39 ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।

40 ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।

41 ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।

42 ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।

43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੇ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?

44 ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।

45 ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।

ਮਰਿਯਮ ਦੁਆਰਾ ਸਤੂਤੀ ਗੀਤ

46 ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,

47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,

48 ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ।” ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੇਨੂੰ ਧੰਨ ਆਖਣਗੀਆਂ,

49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।

50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓ ਪੀੜ੍ਹੀ ਬਣੀ ਰਹਿੰਦੀ ਹੈ।

51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।

52 ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।

53 ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ।

54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,

55 ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।

56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਜਨਮ

57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।

58 ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।

59 ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਤਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।

60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।

61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।

62 ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।

63 ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।

64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।

65 ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।

66 ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।

68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,

69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,

70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।

71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,

72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,

73 ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,

74 ਜੋ ਉਹ ਸਾਨੂੰ ਇਹ ਬਖਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ

75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।

76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਗਾ,

77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,

78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜੁਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,

79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖਸ਼ੇ।

80 ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

ਜ਼ਕਰਯਾਹ ਦੁਆਰਾ ਸਤੁਤੀ ਗੀਤ

67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ੍ਹ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -

2

ਯਿਸੂ ਦਾ ਜਨਮ
ਮੱਤੀ 1:18-25

1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।

2 ਇਹ ਪਹਿਲੀ ਨਾਮ ਲਿਖਾਈ ਸੀ, ਜੋ ਸੀਰੀਯਾ ਦੇ ਹਾਕਮ ਕੁਰੋਨਿਯੁਸ ਦੇ ਸਮੇਂ ਵਿੱਚ ਕੀਤੀ ਗਈ।

3 ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।

4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਉਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਉਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।

5 ਕਿ ਆਪਣੀ ਮੰਗੋਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।

6 ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।

7 ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।

ਸਵਰਗ ਦੂਤਾਂ ਦੁਆਰਾ ਚਰਵਾਹਿਆਂ ਨੂੰ ਸੰਦੇਸ਼

8 ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।

9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।

10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ।

11 ਕਿ ਦਾਉਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।

12 ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।

13 ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ

ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ।

14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।

15 ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।

16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।

17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।

18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।

19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।

20 ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।

ਯਿਸੂ ਦਾ ਨਾਮ ਰੱਖਣਾ

21 ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।

ਹੈਕਲ ਵਿੱਚ ਯਿਸੂ ਦਾ ਅਰਪਣ

22 ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਹੂਸ਼ਲਮ ਵਿੱਚ ਲਿਆਏ।

23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੋਂ ਪ੍ਰਭੂ ਦੇ ਲਈ ਪਵਿੱਤਰ ਕਰਾਵੇਗਾ।

24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ

ਘੁੰਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।

ਸ਼ਿਮਉਨ ਦਾ ਗੀਤ

25 ਯਰੂਸ਼ਲਮ ਵਿੱਚ ਸ਼ਿਮਉਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।

26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।

27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।

28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,

29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,

30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,

31 ਜਿਸ ਨੂੰ ਤੂੰ ਸਾਰੇ ਦੇਸ਼ਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,

32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੇਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।

33 ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।

34 ਤਦ ਸ਼ਿਮਉਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।

35 ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।

ਅੱਨਾ ਦੀ ਗਵਾਹੀ

36 ਅਤੇ ਅਸ਼ੋਰ ਦੇ ਘਰਾਣੇ ਵਿੱਚੋਂ ਅੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ।

ਉਹ ਬਚੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।

37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੁੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।

38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।

ਨਾਸਰਤ ਨੂੰ ਵਾਪਸ ਆਉਣਾ

39 ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।

40 ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।

ਬਾਲਕ ਯਿਸੂ ਹੈਕਲ ਵਿੱਚ

41 ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।

42 ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ।

43 ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।

44 ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।

45 ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।

46 ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।

47 ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜਵਾਬ ਤੋਂ ਹੈਰਾਨ ਹੋਏ।

48 ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।

49 ਜਿਸ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੇ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?**

50 ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।

51 ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।

52 ਅਤੇ ਜਿਸ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

3

ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸੰਦੇਸ਼
ਮੱਤੀ 3:1-12; ਮਰਕੁਸ 1:1-8;
ਯੂਹੰਨਾ 1:19-28

1 ਫੇਰ ਤਿਥਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੇਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।

2 ਹੁੰਨਾ ਅਤੇ ਕਾਇਫਾ ਸਰਦਾਰ ਜਾਜੂਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।

3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।

4 ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।

5 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,

6 ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।

7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

8 ਸੇ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੇ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

10 ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?

11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।

12 ਤਦ ਚੁੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?

13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੇ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।

14 ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੇਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।

15 ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?

16 ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ

ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

17 ਉਹ ਦੀ ਤੰਗਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

18 ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।

19 ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ

20 ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।

ਯਿਸੂ ਦਾ ਬਪਤਿਸਮਾ

ਮੱਤੀ 3:3-17; ਮਰਕੁਸ 1:9-11

21 ਜਦ ਸਭ ਲੋਕ ਬਪਤਿਸਮਾ ਲੈਂਦੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ

22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੰਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਯਿਸੂ ਦੀ ਵੰਸ਼ਾਵਲੀ

ਮੱਤੀ 1:1-17

23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।

24 ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,

25 ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,

26 ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,

27 ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,

28 ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,

29 ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੇਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,

30 ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,

31 ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,

32 ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੇਨ ਦਾ, ਉਹ ਨਹਸ਼ੋਨ ਦਾ,

33 ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ,

34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,

35 ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,

36 ਉਹ ਕੋਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,

37 ਉਹ ਮਥੁਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੋਨਾਨ ਦਾ,

38 ਉਹ ਅਨੇਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸੁਰ ਦਾ ਪੁੱਤਰ ਸੀ।

4

ਯਿਸੂ ਦਾ ਪਰਤਾਵਾ

ਮੱਤੀ 4:1-11; ਮਰਕੁਸ 1:12, 13

1 ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ

2 ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ

ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।

3 ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।

4 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ **ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।**

5 ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ,

6 ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੇ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।

7 ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੋਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ।

8 ਯਿਸੂ ਨੇ ਉਸ ਨੂੰ ਉੱਤਰ ਦਿੱਤਾ **ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।**

9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗਾ ਦੇ”।

10 ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੇ ਤੇਰੀ ਰੱਖਿਆ ਕਰਨ,

11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।

12 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ **ਇਹ ਵੀ ਆਖਿਆ ਗਿਆ ਹੈ ਜੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।**

13 ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।

ਯਿਸੂ ਦੀ ਸੇਵਾ ਦੀ ਸ਼ੁਰੂਆਤ

ਮੱਤੀ 4:12-17; ਮਰਕੁਸ 1:14, 15

14 ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।

15 ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।

ਨਾਸਰਤ ਵਿੱਚ ਯਿਸੂ ਦਾ ਨਿਰਾਦਰ

ਮੱਤੀ 13:53-58; ਮਰਕੁਸ 6:1-6

16 ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।

17 ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -

18 **ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ,**

ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ

ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ।

ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ

ਅਤੇ ਅੰਨ੍ਹਿਆਂ ਨੂੰ ਵੇਖਣ ਦਾ

ਪਰਚਾਰ ਕਰਾਂ

ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।

19 **ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ**

ਪਰਚਾਰ ਕਰਾਂ।

20 ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।

21 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ **ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।**

22 ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?

23 ਯਿਸੂ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ**

ਵੈਦ, ਆਪਣੇ ਆਪ ਨੂੰ ਚੰਗਾ ਕਰ। ਜੇ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।

24 ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨੁਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।

25 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।

26 ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।

27 ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।

28 ਸੇ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।

29 ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।

30 ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।

ਦੁਸ਼ਟ-ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ

ਮਰਕੁਸ 1:21-28

31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।

32 ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।

33 ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,

34 ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈ?

ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।

35 ਤਦ ਯਿਸੂ ਨੇ ਉਸ ਨੂੰ ਝਿੜਕ ਕੇ ਕਿਹਾ, **ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!** ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।

36 ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।

37 ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।

ਪਤਰਸ ਦੀ ਸੱਸ ਅਤੇ ਹੋਰ ਲੋਕਾਂ ਨੂੰ ਚੰਗਾ ਕਰਨਾ

ਮੱਤੀ 8:14-17; ਮਰਕੁਸ 1:29-34

38 ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮੂਨ ਦੇ ਘਰ ਗਿਆ। ਸ਼ਮੂਨ ਦੀ ਸੱਸ ਨੂੰ ਜ਼ੋਰ ਦਾ ਬੁਖਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।

39 ਤਦ ਯਿਸੂ ਨੇ ਬੁਖਾਰ ਨੂੰ ਝਿੜਕਿਆ ਅਤੇ ਬੁਖਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।

40 ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

41 ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।

ਪ੍ਰਾਰਥਨਾ ਘਰਾਂ ਵਿੱਚ ਪ੍ਰਚਾਰ ਕਰਨਾ

ਮਰਕੁਸ 1:35-39

42 ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।

43 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ **ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ**

**ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ
ਭੇਜਿਆ ਗਿਆ ਹਾਂ।**

44 ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।

5

ਪਹਿਲੇ ਚੇਲਿਆਂ ਨੂੰ ਬੁਲਾਉਣਾ

ਮੱਤੀ 4:18-22; ਮਰਕੁਸ 1:16-20

1 ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।

2 ਅਤੇ ਉਸ ਨੇ ਝੀਲ ਦੇ ਕੰਢੇ ਦੇ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।

3 ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।

4 ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ **ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ ਪਾਓ।**

5 ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ ਪਾਵਾਂਗਾ।

6 ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ ਫੱਟਣ ਲੱਗੇ।

7 ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।

8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।

9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੋ ਸਾਰੇ ਰੈਰਾਨ ਹੋਏ।

10 ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਰੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, **ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜਨ ਵਾਲਾ ਮਛਵਾਰਾ ਹੋਵੇਂਗਾ।**

11 ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।

ਕੋੜ੍ਹੀ ਨੂੰ ਚੰਗਾ ਕਰਨਾ

ਮੱਤੀ 8:1-14; ਮਰਕੁਸ 1:40-45

12 ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੇ ਇੱਕ ਮਨੁੱਖ ਕੋੜ੍ਹਾ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸੁੱਧ ਕਰ ਸਕਦੇ ਹੋ।

13 ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, **ਮੈਂ ਚਾਹੁੰਦਾ ਹਾਂ, ਤੂੰ ਸੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹਾ ਚੰਗਾ ਹੋ ਗਿਆ।**

14 ਤਦ ਉਸ ਨੇ ਹੁਕਮ ਕੀਤਾ ਕਿ **ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।**

15 ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।

16 ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।

ਅਧਰੰਗੀ ਨੂੰ ਚੰਗਾ ਕਰਨਾ

ਮੱਤੀ 9:1-18; ਮਰਕੁਸ 2:1-12

17 ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।

18 ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ

ਅਤੇ ਚਾਹਿਆ ਜੇ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।

19 ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।

20 ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, **ਮਨੁੱਖਾ ਤੇਰੇ ਪਾਪ ਮਾਫ਼ ਹੋਏ।**

21 ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?

22 ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, **ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?**

23 **ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?**

24 **ਪਰ ਇਸ ਲਈ ਜੇ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।**

25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।

26 ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।

ਲੇਵੀ ਨੂੰ ਬੁਲਾਉਣਾ

ਮੱਤੀ 9:9-13; ਮਰਕੁਸ 2:13-17

27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ **ਮੇਰੇ ਪਿੱਛੇ ਹੋ ਤੁਰ।**

28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।

29 ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ

ਅਤੇ ਹੋਰਾਂ ਦੀ ਜੇ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।

30 ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?

31 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ **ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।**

32 **ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।**

ਵਰਤ ਦੇ ਬਾਰੇ ਪ੍ਰਸ਼ਨ

ਮੱਤੀ 9:14-17; ਮਰਕੁਸ 2:18-22

33 ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।

34 ਯਿਸੂ ਨੇ ਉਨ੍ਹਾਂ ਨੂੰ ਆਖਿਆ, **ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?**

35 **ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।**

36 ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ **ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।**

37 **ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।**

38 **ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।**

39 **ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੇ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।**

6

ਸਬਤ ਦਾ ਪ੍ਰਭੂ

ਮੱਤੀ 12:1-18; ਮਰਕੁਸ 2:23-28

1 ਇੱਕ ਸ਼ਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।

2 ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?

3 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?**

4 **ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?**

5 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ **ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।**

ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ

ਮੱਤੀ 12:9-14; ਮਰਕੁਸ 3:1-6

6 ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।

7 ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੇ ਉਹਨਾਂ ਨੂੰ ਯਿਸੂ ਉੱਤੇ ਦੇਸ਼ ਲਾਉਣ ਦਾ ਮੌਕਾ ਮਿਲੇ।

8 ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, **ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ** ਅਤੇ ਉਹ ਉੱਠ ਖੜ੍ਹਾ ਹੋਇਆ।

9 ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।**

10 ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, **“ਆਪਣਾ ਹੱਥ**

ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।

11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

ਬਾਰਾਂ ਚੇਲਿਆਂ ਦੀ ਨਿਯੁਕਤੀ

ਮੱਤੀ 10:1-4; ਮਰਕੁਸ 3:13-19

12 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।

13 ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੌਂਦਿਆ ਅਰਥਾਤ

14 ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪ੍ਪੁਸ ਅਤੇ ਬਰਥੁਲਮਈ

15 ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ

16 ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।

ਸਿਖਾਉਣਾ ਅਤੇ ਚੰਗਾ ਕਰਨਾ

ਮੱਤੀ 4:23-25

17 ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।

18 ਅਤੇ ਜਿਹੜੇ ਅਸੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।

19 ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੇ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।

ਬੁਰਕਤ ਅਤੇ ਹਾਏ

ਮੱਤੀ 5:1-12

20 ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,

ਧੰਨ ਹੋ ਤੁਸੀਂ ਜਿਹੜੇ ਗਰੀਬ ਹੋ

ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।

21 ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ

ਕਿਉਂ ਜੋ ਤੁਸੀਂ ਰਜਾਏ ਜਾਓਗੇ।

ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ

ਕਿਉਂ ਜੋ ਹੱਸੋਗੇ।

22 ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ

ਰੱਖਣਗੇ

ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ

ਆਖਣਗੇ

ਅਤੇ ਤੁਹਾਡਾ ਨਾਮ ਬੁਰਾ ਜਾਣ ਕੇ

ਕੱਢ ਸੁੱਟਣਗੇ।

23 ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ,

ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ

ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ

ਕੀਤਾ ਸੀ।

24 ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ

ਹੋ

ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ

ਚੁੱਕੇ।

25 ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ

ਹੋ

ਕਿਉਂ ਜੋ ਤੁਸੀਂ ਭੁੱਖੇ ਹੋਵੋਗੇ।

ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ

ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ

ਰੋਵੋਗੇ।

26 ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ

ਪ੍ਰਸੰਸਾ ਕਰਨ

ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ

ਬੂਠੇ ਨਬੀਆਂ ਨਾਲ ਇਸੇ ਤਰ੍ਹਾਂ

ਕੀਤਾ।

ਵੈਰੀਆਂ ਦੇ ਨਾਲ ਪਿਆਰ

ਮਤੀ 5:38-48; 7:12

27 ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ

ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੇ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ

ਭਲਾ ਕਰੋ।

28 ਜੇ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੇ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।

29 ਜੇ ਤੇਰੀ ਇੱਕ ਗੱਲੂ ਉੱਤੇ ਚਪੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੇ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।

30 ਜੇ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੇ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।

31 ਅਤੇ ਜਿਹੜੇ ਜਿਹਾ ਤੁਸੀਂ ਚਾਹੁੰਦੇ ਹੋ ਜੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।

32 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?

33 ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?

34 ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।

35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।

36 ਦਿਆਲੂ ਬਣੇ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।

ਦੋਸ਼ ਨਾ ਲਗਾਓ

ਮਤੀ 7:1-4

37 ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ

ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।

38 ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।

39 ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੇਵੇਂ ਟੇਏ ਵਿੱਚ ਨਾ ਡਿੱਗਣਗੇ?

40 ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੇ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।

41 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?

42 ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੋਗਾ।

ਜਿਸ ਤਰ੍ਹਾਂ ਦਾ ਰੁੱਖ ਉਸੇ ਤਰ੍ਹਾਂ ਦਾ ਫਲ
ਮੱਤੀ 7:16-20; 12:33-35

43 ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।

44 ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।

45 ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੇ ਮਨ ਵਿੱਚ

ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।

ਘਰ ਬਣਾਉਣ ਵਾਲੇ ਦੇ ਮਨੁੱਖ
ਮੱਤੀ 7:24-27

46 ਤੁਸੀਂ ਮੈਨੂੰ “ਪੂਭੂ, ਪੂਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੇ ਮੈਂ ਕਹਿੰਦਾ ਹਾਂ ਸੇ ਨਹੀਂ ਕਰਦੇ?

47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।

48 ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੇ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।

49 ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।

7

ਇੱਕ ਸੂਬੇਦਾਰ ਦਾ ਵਿਸ਼ਵਾਸ

ਮੱਤੀ 8:5-13

1 ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।

2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।

3 ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।

4 ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ

ਆਖਿਆ ਕਿ ਉਹ ਇਸ ਲਾਇਕ ਹੈ ਜੇ ਤੂੰ ਉਸ ਦੇ ਲਈ ਇਹ ਕੰਮ ਕਰੇਂ।

5 ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।

6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।

7 ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੋਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।

8 ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।

9 ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, **ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!**

10 ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।

ਵਿਧਵਾ ਦੇ ਪੁੱਤਰ ਨੂੰ ਜਿਵਾਉਣਾ

11 ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।

12 ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੇ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।

13 ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, **ਨਾ ਰੋ।**

14 ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਹੁੱਕ ਗਏ। ਤਦ ਉਸ ਨੇ ਕਿਹਾ, **ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!**

15 ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।

16 ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।

17 ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।

ਯਿਸੂ ਬਪਤਿਸਮਾ ਦੇਣ ਵਾਲੇ ਦਾ ਪ੍ਰਸ਼ਨ

ਮੱਤੀ 11:2-19

18 ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖਬਰ ਦਿੱਤੀ।

19 ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।

20 ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?

21 ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।

22 ਤਦ ਯਿਸੂ ਨੇ ਉੱਤਰ ਦਿੱਤਾ ਕਿ ਜੇ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੇੜੀ ਸੁੱਧ ਹੁੰਦੇ, ਬੇਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਬਖ਼ਰੀ ਸੁਣਾਈ ਜਾਂਦੀ ਹੈ।

23 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।

24 ਜਦ ਯੂਹੰਨਾ ਦੇ ਸੰਦੇਸ਼ਦਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ

ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?

25 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।

26 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।

27 ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ,

ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।

28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।

29 ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।

30 ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।

31 ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?

32 ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੋ।

ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।

33 ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।

34 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ

ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!

35 ਮੈਂ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!

ਫ਼ਰੀਸੀ ਦੇ ਘਰ ਵਿੱਚ ਪਾਪੀ ਔਰਤ ਨੂੰ ਮਾਰੀ

36 ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।

37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।

38 ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੇ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।

39 ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।

40 ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।

41 ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”

42 ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?

43 ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।

44 ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, **ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।**

45 **ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।**

46 **ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।**

47 **ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੇ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੇ ਥੋੜ੍ਹਾ ਪਿਆਰ ਕਰਦਾ ਹੈ।**

48 ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, **ਤੇਰੇ ਪਾਪ ਮਾਫ਼ ਕੀਤੇ ਗਏ।**

49 ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੇ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?

50 ਅਤੇ ਉਸ ਨੇ ਉਸ ਔਰਤ ਨੂੰ ਆਖਿਆ, **ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।**

8

ਯਿਸੂ ਦੀਆਂ ਸਿੱਖਿਆਵਾਂ

1 ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।

2 ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੁੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।

3 ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੁਜ਼ਾਰ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।

ਬੀਜ ਬੀਜਣ ਵਾਲੇ ਦਾ ਦ੍ਰਿਸ਼ਟਾਂਤ

ਮੱਤੀ 13:1-9; ਮਰਕੁਸ 4:1-9

4 ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ

5 **ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।**

6 ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੇ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।

7 ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।

8 ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ **ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!**

ਦ੍ਰਿਸ਼ਟਾਂਤਾਂ ਦਾ ਮਕਸਦ

ਮੱਤੀ 13:10-17; ਮਰਕੁਸ 4:10-12

9 ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?

10 ਅਤੇ ਉਸ ਨੇ ਕਿਹਾ, **ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।**

ਬੀਜ ਬੀਜਣ ਵਾਲੇ ਦੇ ਦ੍ਰਿਸ਼ਟਾਂਤ ਦਾ ਅਰਥ

ਮੱਤੀ 13:18-23; ਮਰਕੁਸ 4:13-20

11 **ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।**

12 **ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।**

13 ਅਤੇ ਜੇ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੇ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।

14 ਜੇ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੇ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।

15 ਪਰ ਜੇ ਚੰਗੀ ਜ਼ਮੀਨ ਵਿੱਚ ਡਿੱਗਿਆ ਸੇ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।

ਦੀਵੇ ਦਾ ਦ੍ਰਿਸ਼ਟਾਂਤ
ਮਰਕੁਸ 4:21-25

16 ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੇਰੇ ਜਾਂ ਮੰਜ਼ੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਾ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।

17 ਕੁਝ ਛੁੱਪਿਆ ਨਹੀਂ ਜੇ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੇ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।

18 ਇਸ ਕਰਕੇ ਸੁਚੇਤ ਰਹੋ ਜੇ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।

ਯਿਸੂ ਦੀ ਮਾਂ ਅਤੇ ਭਰਾ

ਮੱਤੀ 12:46-50; ਮਰਕੁਸ 3:31-35

19 ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।

20 ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।

21 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ

ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।

ਤੂਫਾਨ ਨੂੰ ਸ਼ਾਂਤ ਕਰਨਾ

ਮੱਤੀ 8:23-27; ਮਰਕੁਸ 4:35-41

22 ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੋੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੋੜੀ ਖੋਲ੍ਹ ਦਿੱਤੀ।

23 ਪਰ ਜਦ ਉਹ ਬੋੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌ ਗਿਆ ਅਤੇ ਝੀਲ ਵਿੱਚ ਤੂਫਾਨ ਆਇਆ ਅਤੇ ਬੋੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।

24 ਤਦ ਚੋਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।

25 ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।

ਦੁਸ਼ਟ-ਆਤਮਾ ਦੇ ਜਕੜੇ ਹੋਏ ਨੂੰ ਚੰਗਾ ਕਰਨਾ

ਮੱਤੀ 8:28-34; ਮਰਕੁਸ 5:1-20

26 ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।

27 ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।

28 ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!

29 ਕਿਉਂਕਿ ਉਹ ਅਸੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ

ਸੀ, ਇਸ ਲਈ ਜੇ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਵਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।

30 ਫਿਰ ਯਿਸੂ ਨੇ ਉਸ ਨੂੰ ਪੁੱਛਿਆ, **ਤੇਰਾ ਕੀ ਨਾਮ ਹੈ?** ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।

31 ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!

32 ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੇ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।

33 ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।

34 ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖਬਰ ਪਹੁੰਚਾਈ।

35 ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।

36 ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।

37 ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।

38 ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ

ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ

39 **ਜੇ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ।** ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।

ਯਿਸੂ ਇੱਕ ਮਰੀ ਹੋਈ ਲੜਕੀ ਨੂੰ ਜਿਉਂਦਾ ਕਰਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ

ਮਤੀ 9:18-26; ਮਰਕੁਸ 5:21-43

40 ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।

41 ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੇ।

42 ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ।

43 ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।

44 ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।

45 ਤਦ ਯਿਸੂ ਨੇ ਕਿਹਾ, **ਮੈਨੂੰ ਕਿਸ ਨੇ ਛੂਹਿਆ ਹੈ?** ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।

46 ਪਰ ਯਿਸੂ ਨੇ ਆਖਿਆ, **ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।**

47 ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ

ਕਿਸ ਕਾਰਨ ਉਸ ਨੂੰ ਛੁਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।

48 ਯਿਸੂ ਨੇ ਉਸ ਨੂੰ ਆਖਿਆ, **ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।**

49 ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੋਚਲ ਨਾ ਦੇ।

50 ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, **ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।**

51 ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।

52 ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, **ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ।**

53 ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ।

54 ਪਰ ਯਿਸੂ ਨੇ ਉਸ ਦਾ ਹੱਥ ਫੜ ਕੇ ਉੱਚੀ ਅਵਾਜ਼ ਨਾਲ ਕਿਹਾ, **ਬੇਟੀ, ਉੱਠ!**

55 ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।

56 ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।

9

ਬਾਰਾਂ ਚੇਲਿਆਂ ਨੂੰ ਭੇਜਣਾ

ਮੱਤੀ 10:5-15; ਮਰਕੁਸ 6:7-13

1 ਤਦ ਉਸ ਨੇ ਬਾਰਾਂ ਚੇਲਿਆਂ ਨੂੰ ਇਕੱਠੇ ਬੁਲਾ ਕੇ ਉਨ੍ਹਾਂ ਨੂੰ ਸਾਰੀਆਂ ਭੂਤਾਂ ਉੱਤੇ ਅਤੇ ਰੋਗਾਂ ਨੂੰ ਦੂਰ ਕਰਨ ਦੀ ਸਮਰੱਥਾ ਦਾ ਅਧਿਕਾਰ ਦਿੱਤਾ।

2 ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਨ ਅਤੇ ਰੋਗੀਆਂ ਨੂੰ ਚੰਗੇ ਕਰਨ ਲਈ ਭੇਜਿਆ।

3 ਉਸ ਨੇ ਉਨ੍ਹਾਂ ਨੂੰ ਆਖਿਆ ਕਿ **ਤੁਸੀਂ ਰਾਹ ਦੇ ਲਈ ਕੁਝ ਨਾ ਲਓ, ਨਾ ਲਾਠੀ, ਨਾ ਝੋਲਾ, ਨਾ ਰੋਟੀ, ਨਾ ਰੁਪਿਆ ਅਤੇ ਨਾ ਦੇ ਕੁੜਤੇ ਰੱਖੋ।**

4 ਜਿਸ ਘਰ ਵਿੱਚ ਜਾਓ ਉੱਥੇ ਹੀ ਠਹਿਰੇ ਅਤੇ ਉੱਥੋਂ ਹੀ ਤੁਰੋ।

5 ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।

6 ਤਦ ਉਹ ਬਾਹਰ ਨਿੱਕਲ ਕੇ ਪਿੰਡ-ਪਿੰਡ ਜਾ ਕੇ ਖੁਸ਼ਖਬਰੀ ਸੁਣਾਉਂਦੇ ਅਤੇ ਰੋਗਾਂ ਨੂੰ ਦੂਰ ਕਰਦੇ ਫਿਰੇ।

ਹੇਰੋਦੇਸ ਦੀ ਉਲਝਣ

ਮੱਤੀ 14:1-12; ਮਰਕੁਸ 6:14-29

7 ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।

8 ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪ੍ਰਹਿਲਿਆ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।

9 ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ।

ਪੰਜ ਹਜ਼ਾਰ ਲੋਕਾਂ ਨੂੰ ਰਜਾਉਣਾ

ਮੱਤੀ 14:13-21; ਮਰਕੁਸ 6:30-44; ਯੂਹੰਨਾ 6:1-14

10 ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ।

11 ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।

12 ਜਦ ਦਿਨ ਢੱਲਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ

ਪ੍ਰਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੇ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।

13 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ**। ਉਹ ਬੇਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੇ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।

14 ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੇ **ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ**।

15 ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ।

16 ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।

17 ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।

ਪਤਰਸ ਯਿਸੂ ਨੂੰ “ਮਸੀਹ” ਸਵੀਕਾਰ ਕਰਦਾ ਹੈ

ਮੱਤੀ 16:13-20; ਮਰਕੁਸ 8:27-30

18 ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ **ਲੋਕ ਕੀ ਕਹਿੰਦੇ ਹਨ ਜੇ ਮੈਂ ਕੌਣ ਹਾਂ?**

19 ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪ੍ਰਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।

20 ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, **ਪਰ ਤੁਸੀਂ ਕੀ ਆਖਦੇ ਹੋ ਜੇ ਮੈਂ ਕੌਣ ਹਾਂ?** ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ!

21 ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਜੇ ਕਿਸੇ ਨੂੰ ਨਾ ਦੱਸਿਓ!

ਯਿਸੂ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ

ਮੱਤੀ 16:21-23; ਮਰਕੁਸ 8:31-33

22 ਤਦ ਯਿਸੂ ਨੇ ਉਹਨਾਂ ਨੂੰ ਆਖਿਆ **ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।**

ਯਿਸੂ ਦੇ ਪਿੱਛੇ ਚੱਲਣਾ

ਮੱਤੀ 16:24-28; ਮਰਕੁਸ 8:34-9:1

23 ਉਸ ਨੇ ਸਭਨਾਂ ਨੂੰ ਆਖਿਆ ਜੇ **ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।**

24 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।

25 **ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?**

26 ਜੇ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ।

27 **ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੇ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।**

ਯਿਸੂ ਦੇ ਰੂਪ ਦਾ ਜਲਾਲੀ ਹੋਣਾ

ਮੱਤੀ 17:1-8; ਮਰਕੁਸ 9:2-8

28 ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੇ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।

29 ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।

30 ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ।

31 ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ।

32 ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ।

33 ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੇ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।

34 ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ।

35 ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ।

36 ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ।

ਦੁਸ਼ਟ-ਆਤਮਾ ਦੇ ਜਕੜੇ ਹੋਏ ਬਾਲਕ ਨੂੰ ਚੰਗਾ ਕਰਨਾ

ਮੱਤੀ 17:14-18; ਮਰਕੁਸ 9:14-27

37 ਅਗਲੇ ਦਿਨ, ਇਹ ਹੋਇਆ ਕਿ ਜਦ ਉਹ ਪਹਾੜ ਉਤਰੇ ਤਾਂ ਵੱਡੀ ਭੀੜ ਉਨ੍ਹਾਂ ਨੂੰ ਆ ਮਿਲੀ।

38 ਅਤੇ ਵੇਖੋ ਭੀੜ ਵਿੱਚੋਂ ਇੱਕ ਆਦਮੀ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਗੁਰੂ ਜੀ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੇ ਪੁੱਤਰ ਉੱਤੇ ਕਿਰਪਾ ਕਰੋ ਕਿਉਂਕਿ ਉਹ ਮੇਰਾ ਇੱਕਲੌਤਾ ਹੈ।

39 ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੰਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।

40 ਮੈਂ ਤੇਰੇ ਚੇਲਿਆਂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਕੱਢ ਦੇਣ ਪਰ ਉਹ ਕੱਢ ਨਾ ਸਕੇ।

41 ਤਦ ਯਿਸੂ ਨੇ ਉੱਤਰ ਦਿੱਤਾ, **ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ।**

42 ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ।

ਯਿਸੂ ਦੂਸਰੀ ਬਾਰ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ

ਮੱਤੀ 17:22, 23; ਮਰਕੁਸ 9:30-32

43 ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,

44 **ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।**

45 ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ।

ਸਭ ਤੋਂ ਵੱਡਾ ਕੌਣ?

ਮੱਤੀ 18:1-5; ਮਰਕੁਸ 9:33-37

46 ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?

47 ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।

48 ਅਤੇ ਉਨ੍ਹਾਂ ਨੂੰ ਆਖਿਆ ਕਿ **ਜੇ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੇ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੇ ਕੋਈ ਮੈਨੂੰ ਸਵੀਕਾਰ ਕਰੇ ਸੇ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੇ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।**

ਜਿਹੜਾ ਵਿਰੋਧ ਵਿੱਚ ਨਹੀਂ ਉਹ ਨਾਲ ਹੈ
ਮਰਕੁਸ 9:39-40

49 ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੇ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।

50 ਪਰ ਯਿਸੂ ਨੇ ਉਸ ਨੂੰ ਆਖਿਆ, ਕਿ **ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।**

ਸਾਮਰਿਯਾ ਦੇ ਲੋਕਾਂ ਦੁਆਰਾ ਯਿਸੂ ਦਾ ਵਿਰੋਧ

51 ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ।

52 ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।

53 ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ।

54 ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?

55 ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ।

56 ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।

ਯਿਸੂ ਦਾ ਚੇਲਾ ਬਣਨ ਦੀ ਕੀਮਤ

ਮੱਤੀ 8:19-22

57 ਜਦ ਉਹ ਰਸਤੇ ਵਿੱਚ ਚੱਲੇ ਜਾਂਦੇ ਸਨ ਤਾਂ ਕਿਸੇ ਨੇ ਉਸ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।

58 ਯਿਸੂ ਨੇ ਉਸ ਨੂੰ ਕਿਹਾ, **ਲੁੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।**

59 ਉਸ ਨੇ ਹੋਰ ਦੂਸਰੇ ਨੂੰ ਆਖਿਆ ਕਿ **ਮੇਰੇ ਮਗਰ ਚੱਲਿਆ ਆ** ਪਰ ਉਸ ਨੇ ਕਿਹਾ, ਪ੍ਰਭੂ ਜੀ ਮੈਨੂੰ ਆਗਿਆ ਦਿਓ ਜੋ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।

60 ਉਸ ਨੇ ਉਸ ਨੂੰ ਆਖਿਆ, **ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।**

61 ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿੱਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ।

62 ਪਰ ਯਿਸੂ ਨੇ ਉਸ ਨੂੰ ਆਖਿਆ, **ਜੇ ਕੋਈ ਆਪਣਾ ਹੱਥ ਹਲ ਤੇ ਰੁੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਯੋਗ ਨਹੀਂ।**

10

ਸੱਤਰ ਚੇਲਿਆਂ ਨੂੰ ਭੇਜਣਾ

1 ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੇ-ਦੇ ਕਰਕੇ ਆਪਣੇ ਅੱਗੇ ਭੇਜਿਆ।

2 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, **ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।**

3 **ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ।**

4 **ਇਸ ਲਈ ਨਾ ਬਣੁਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ।**

5 **ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।**

6 **ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ।**

7 **ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੇ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।**

8 ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੇ ਖਾਓ।

9 ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।

10 ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ

11 ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।

12 ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ।

ਅਵਿਸ਼ਵਾਸੀ ਨਗਰਾਂ ਉੱਤੇ ਹਾਏ

ਮੱਤੀ 11:20-24

13 ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।

14 ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ।

15 ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਗਾ!

16 ਜੇ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੇ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੇ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।

ਸੱਤਰ ਚੇਲਿਆਂ ਦਾ ਵਾਪਸ ਆਉਣਾ

17 ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!

18 ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ।

19 ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।

20 ਪਰ ਇਸ ਤੋਂ ਹੀ ਅਨੰਦ ਨਾ ਹੋਵੇ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੇ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।

ਯਿਸੂ ਖੁਸ਼ ਹੁੰਦਾ ਹੈ

ਮੱਤੀ 11:25-27; 13:16, 17

21 ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।

22 ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੇ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ।

23 ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ।

24 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੇ ਕੁਝ ਤੁਸੀਂ ਵੇਖਦੇ ਹੋ ਸੇ ਵੇਖਣ ਪਰ ਨਾ ਵੇਖ ਸਕੇ ਅਤੇ ਜੇ ਕੁਝ ਤੁਸੀਂ ਸੁਣਦੇ ਹੋ ਸੇ ਸੁਣਨ ਪਰ ਨਾ ਸੁਣਿਆ।

ਦਿਆਲੂ ਸਾਮਰੀ ਦਾ ਦ੍ਰਿਸ਼ਟਾਂਤ

25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੇ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

26 ਯਿਸੂ ਨੇ ਉਸ ਨੂੰ ਆਖਿਆ ਕਿ **ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ?**

27 ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

28 ਯਿਸੂ ਨੇ ਉਸ ਨੂੰ ਆਖਿਆ, **ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।**

29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?

30 ਯਿਸੂ ਨੇ ਉੱਤਰ ਦਿੱਤਾ ਕਿ **ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।**

31 ਸੰਜੇਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।

32 ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।

33 ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ।

34 ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਓ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।

35 ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੇ ਇਸ ਦੀ ਮਰਹਮ ਪੱਟੀ ਕਰਦਾ ਰਹੀ, ਅਤੇ ਜੇ ਕੁਝ ਤੇਰਾ ਹੋਰ ਲੱਗੂ ਸੇ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।

36 ਸੇ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ

ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?

37 ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, **ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।**

ਮਾਰਥਾ ਅਤੇ ਮਰਿਯਮ ਦੇ ਘਰ ਵਿੱਚ ਯਿਸੂ

38 ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।

39 ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।

40 ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।

41 ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, **ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।**

42 ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।

11

ਚੇਲਿਆਂ ਨੂੰ ਪ੍ਰਾਰਥਨਾ ਕਰਨਾ ਸਿਖਾਉਣਾ
ਮੱਤੀ 6:9-13

1 ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।

2 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, **ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ,**

ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,

ਤੇਰਾ ਰਾਜ ਆਵੇ,

3 **ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।**

4 **ਸਾਡੇ ਪਾਪ ਸਾਨੂੰ ਮਾਫ਼ ਕਰੋ,**

ਜਿਵੇਂ ਅਸੀਂ ਵੀ ਆਪਣੇ
ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ,
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।

ਜਿਸੂ ਪ੍ਰਾਰਥਨਾ ਦੇ ਬਾਰੇ ਸਿਖਾਉਂਦਾ ਹੈ
ਮੱਤੀ 7:7-11

5 ਫਿਰ ਜਿਸੂ ਨੇ ਉਨ੍ਹਾਂ ਨੂੰ ਆਖਿਆ ਕਿ
ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ
ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ
ਕੇ ਉਸ ਨੂੰ ਕਹੇ, ਮਿੱਤਰ ਮੈਨੂੰ ਤਿੰਨ ਰੋਟੀਆਂ
ਉਧਾਰ ਦੇ।

6 ਕਿਉਂ ਜੇ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ
ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ
ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ
ਵੀ ਨਹੀਂ ਹੈ।

7 ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ
ਤੰਗ ਨਾ ਕਰ, ਮੈਂ ਬੁਧਾ ਬੰਦ ਕਰ ਚੁੱਕਾ ਹਾਂ
ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ
ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ
ਦੇ ਸਕਦਾ।

8 ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ
ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ
ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ
ਕਾਰਨ ਉਹ ਉਠੇਗਾ ਅਤੇ ਉਸ ਦੀ ਲੋੜ ਦੇ
ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।

9 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ,
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ
ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ
ਖੋਲ੍ਹਿਆ ਜਾਵੇਗਾ।

10 ਕਿਉਂਕਿ ਹਰੇਕ ਜਿਹੜਾ ਮੰਗਦਾ ਹੈ,
ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ
ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ
ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ
ਹੈ।

11 ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ
ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ
ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?

12 ਜੇਕਰ ਅੰਡਾ ਮੰਗੇ ਤਾਂ ਕਿ ਉਹ
ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?

13 ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ
ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ

ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ
ਪਿਤਾ ਆਪਣੇ ਮੰਗਣ ਵਾਲਿਆਂ ਨੂੰ
ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।

ਜਿਸੂ ਅਤੇ ਬਾਅਲਜ਼ਬੁਲ

ਮੱਤੀ 12:22-30; ਮਰਕੁਸ 3:20-27

14 ਫਿਰ ਜਿਸੂ ਨੇ ਇੱਕ ਗੁੰਗੇ ਭੂਤ ਨੂੰ
ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ
ਨਿੱਕਲ ਗਿਆ ਤਾਂ ਉਹ ਗੁੰਗਾ ਬੋਲਣ ਲੱਗ
ਪਿਆ ਅਤੇ ਲੋਕ ਹੈਰਾਨ ਹੋਏ।

15 ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ
ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ
ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

16 ਅਤੇ ਕਈਆਂ ਨੇ ਉਸ ਨੂੰ ਪਰਖਣ ਲਈ
ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ।

17 ਪਰ ਜਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ
ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ
ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ
ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ
ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।

18 ਇਸ ਲਈ ਜੇਕਰ ਸ਼ੈਤਾਨ ਆਪਣੇ
ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ
ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ
ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ
ਕੱਢਦਾ ਹਾਂ।

19 ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ
ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ
ਕਿਸ ਦੀ ਸਹਾਇਤਾ ਨਾਲ ਕੱਢਦੇ ਹਨ?
ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ
ਹੋਣਗੇ।

20 ਪਰ ਜੇ ਮੈਂ ਪਰਮੇਸ਼ੁਰ ਦੀ ਉੱਗਲ
ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ
ਰਾਜ ਤੁਹਾਡੇ ਕੋਲ ਆ ਗਿਆ ਹੈ।

21 ਜਦ ਕੋਈ ਜ਼ੋਰਾਵਰ ਆਦਮੀ
ਹਥਿਆਰ ਬੰਨ੍ਹੀ ਆਪਣੇ ਘਰ ਦੀ
ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ
ਬਚਿਆ ਰਹਿੰਦਾ ਹੈ।

22 ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ
ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ
ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ
ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ
ਲੈਂਦਾ ਹੈ।

23 ਜੇ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੇ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।

ਅਧੂਰੇ ਸੁਧਾਰ ਦੀ ਸਮੱਸਿਆ

ਮੱਤੀ 12:43-45

24 ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸ਼ੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਵਾਂਗਾ।

25 ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ।

26 ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।

ਧੰਨ ਕੌਣ ਹੈ?

27 ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ।

28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।

ਸਵਰਗ ਤੋਂ ਚਿੰਨ੍ਹ ਦੀ ਮੰਗ

ਮੱਤੀ 12:38-42

29 ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।

30 ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।

31 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੇਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੇ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।

32 ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੇਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੇਬਾ ਕੀਤੀ ਅਤੇ ਵੇਖੇ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।

ਸੂਰੀਰ ਦਾ ਦੀਵਾ

ਮੱਤੀ 5:15; 6:22, 23

33 ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਾ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।

34 ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨੇਰਾ ਹੈ।

35 ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।

36 ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।

ਫ਼ਰੀਸੀਆਂ ਅਤੇ ਉਪਦੇਸ਼ਕਾਂ ਉੱਤੇ ਹਾਏ

ਮੱਤੀ 23:1-36; ਮਰਕੁਸ 12:38-40

37 ਜਦ ਯਿਸੂ ਗੱਲ ਕਰ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।

38 ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਏ।

39 ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਬਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ,

ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।

40 ਹੇ ਮੂਰਖੇ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?

41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।

42 ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਦੀਨੇ ਅਤੇ ਹਰਮਲ ਅਤੇ ਹਰੇਕ ਸਾਗੁ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।

43 ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।

44 ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੇ ਅਣਜਾਣੇ ਚੱਲਦੇ ਫਿਰਦੇ ਹਨ।

45 ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।

46 ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।

47 ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।

48 ਸੇ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।

49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।

50 ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।

51 ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।

52 ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੋ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।

53 ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।

54 ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ।

12

ਪਾਖੰਡ ਦੇ ਵਿਰੁੱਧ ਚਿਤਾਵਨੀ
ਮੱਤੀ 10:26

1 ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।

2 ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।

3 ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੇ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ

ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।

ਕਿਸ ਤੋਂ ਡਰੀਏ?

ਮੱਤੀ 10:28-31

4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।

5 ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ।

6 ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।

7 ਤੁਹਾਡੇ ਸਿਰ ਦੇ ਵਾਲ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।

ਯਿਸੂ ਨੂੰ ਸਵੀਕਾਰ ਜਾਂ ਅਸਵੀਕਾਰ ਕਰਨਾ

ਮੱਤੀ 10:32, 33; 12:32; 10:19, 20

8 ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।

9 ਪਰ ਜੇ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।

10 ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।

11 ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾਂ ਕੀ ਆਖੀਏ?

12 ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।

ਇੱਕ ਧਨੀ ਮੂਰਖ ਦਾ ਦ੍ਰਿਸ਼ਟਾਂਤ

13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।

14 ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?

15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੋ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।

16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।

17 ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾਂ ਰੱਖਾਂ?

18 ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮ੍ਹਾਂ ਕਰਾਂਗਾ।

19 ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮ੍ਹਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।

20 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੇ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?

21 ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।

ਪਰਮੇਸ਼ੁਰ ਉੱਤੇ ਭਰੋਸਾ ਰੱਖੋ

ਮੱਤੀ 6:25-34

22 ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।

23 ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।

24 ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!

25 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?

26 ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?

27 ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।

28 ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!

29 ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੇ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।

30 ਕਿਉਂ ਜੇ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।

31 ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।

ਸੁਵਰਗੀ ਧਨ
ਮੱਤੀ 6:19-21

32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੇ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।

33 ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਣਾਓ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।

34 ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

35 ਤੁਹਾਡੇ ਲੱਕ ਬੰਨ੍ਹੋ ਅਤੇ ਦੀਵੇ ਬਲਦੇ ਰਹਿਣ।

ਜਾਗਦੇ ਰਹੋ

36 ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੁਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।

37 ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।

38 ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।

39 ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੇ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।

40 ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।

ਵਫ਼ਾਦਾਰ ਜਾਂ ਬੇਵਫ਼ਾ ਦਾਸ
ਮੱਤੀ 24:45-51

41 ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?

42 ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਨ ਦੇਵੇ?

43 ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।

44 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।

45 ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲਗੇ।

46 ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।

47 ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।

48 ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿੱਸਾ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।

ਜਿਸੂ ਦੇ ਆਉਣ ਦੇ ਚਿੰਨ੍ਹ

ਮੱਤੀ 10:34-36

49 ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!

50 ਪਰ ਮੈਂ ਇੱਕ ਬੁਧਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!

51 ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।

52 ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੇ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।

53 ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।

ਸਮੇਂ ਦੇ ਚਿੰਨ੍ਹ

ਮੱਤੀ 16:2, 3

54 ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।

55 ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।

56 ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?

ਆਪਣੇ ਵਿਰੋਧੀ ਦੇ ਨਾਲ ਸਮਝੌਤਾ

ਮੱਤੀ 5:25, 26

57 ਜੇ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?

58 ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।

59 ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੋਗਾ।

13

ਤੇਬਾ ਕਰੋ ਜਾਂ ਨਾਸ ਹੋਵੇ

1 ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।

2 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, **ਕੀ, ਤੁਸੀਂ ਸਮਝਦੇ ਹੋ ਜੇ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੇ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?**

3 **ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੇਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।**

4 **ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੇ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?**

5 **ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੇਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।**

ਫਲ ਤੋਂ ਬਿਨ੍ਹਾਂ ਹੰਜੀਰ ਦੇ ਰੁੱਖ ਦਾ ਦ੍ਰਿਸ਼ਟਾਂਤ

6 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ ਵਿੱਚ ਇੱਕ ਹੰਜੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।

7 **ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਅੱਢੇ ਹੀ ਜ਼ਮੀਨ ਘੇਰੀ ਰੱਖੇਗਾ?**

8 ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲੂ ਪੁਟਾਂਗਾਂ ਅਤੇ ਖਾਦ ਪਾਵਾਂਗਾ।

9 ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।

ਸਬਤ ਦੇ ਦਿਨ ਕੁੱਝੀ ਔਰਤ ਨੂੰ ਚੰਗਾ ਕਰਨਾ

10 ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।

11 ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਝੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।

12 ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, **ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।**

13 ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।

14 ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।

15 ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, **ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲਦ ਜਾਂ ਗਏ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?**

16 ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੇ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?

17 ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।

ਰਾਈ ਦੇ ਦਾਣੇ ਦਾ ਦ੍ਰਿਸ਼ਟਾਂਤ

ਮੱਤੀ 13:31; ਮਰਕੁਸ 4:30-32

18 ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?

19 ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ

ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲੂਣੇ ਪਾਏ।

ਖ਼ਮੀਰ ਦਾ ਦ੍ਰਿਸ਼ਟਾਂਤ

ਮੱਤੀ 13:33

20 ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?

21 ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੇ ਸਾਰਾ ਆਟਾ ਖ਼ਮੀਰਾ ਹੋ ਗਿਆ।

ਭੀੜਾ ਫਾਟਕ

ਮੱਤੀ 7:13, 14; 21-23

22 ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।

23 ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਣ ਵਾਲੇ ਥੋੜ੍ਹੇ ਹੀ ਹਨ?

24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।

25 ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।

26 ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੱਕਾਂ ਵਿੱਚ ਉਪਦੇਸ਼ ਦਿੱਤਾ ਹੈ।

27 ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!

28 ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ

ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!

29 ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।

30 ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।

ਹੇਰੋਦੇਸ ਦੀ ਦੁਸ਼ਮਣੀ

31 ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।

32 ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੁੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਵਾਂਗਾ।

33 ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।

ਯਰੂਸ਼ਲਮ ਦੇ ਲਈ ਵਿਰਲਾਪ

ਮੱਤੀ 23:37-39

34 ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

35 ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਰੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।

14

ਫ਼ਰੀਸੀ ਦੇ ਘਰ ਯਿਸੂ

1 ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।

2 ਅਤੇ ਵੇਖੇ ਇੱਕ ਮਨੁੱਖ ਸੀ ਜਿਸ ਨੂੰ ਜਲੇਧਰੀ ਦੀ ਬਿਮਾਰੀ ਸੀ।

3 ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, **ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?**

4 ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।

5 ਅਤੇ ਉਨ੍ਹਾਂ ਨੂੰ ਆਖਿਆ **ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।**

6 ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ।

ਨਿਮਰਤਾ ਅਤੇ ਪ੍ਰਾਹੁਣਚਾਰੀ

7 ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ

8 ਕਿ **ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।**

9 ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।

10 ਪਰ ਜਦ ਤੈਨੂੰ ਬੁਲਾਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।

11 ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।

12 ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ

ਦੀ ਦਾਵਤ ਕਰੋਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।

13 ਪਰ ਜਦ ਤੂੰ ਦਾਵਤ ਕਰੋਂ ਤਾਂ ਕੰਗਾਲਾਂ, ਟੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।

14 ਅਤੇ ਤੂੰ ਧੰਨ ਹੋਵੇਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।

ਵੱਡੇ ਭੋਜ ਦਾ ਦ੍ਰਿਸ਼ਟਾਂਤ

ਮੱਤੀ 22:1-10

15 ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸੁਰ ਦੇ ਰਾਜ ਵਿੱਚ ਭੋਜਨ ਕਰੇਗਾ।

16 ਪਰ ਉਸ ਨੇ ਉਹ ਨੂੰ ਆਖਿਆ, **ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।**

17 ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ

18 ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੇ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।

19 ਅਤੇ ਦੂਜੇ ਨੇ ਆਖਿਆ, ਮੈਂ ਬਲਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।

20 ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।

21 ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ

ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।

22 ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।

23 ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਰੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।

24 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।

ਚੁਲਾ ਬਣਨ ਦੀ ਕੀਮਤ
ਮੱਤੀ 10:37, 38

25 ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ,

26 ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

27 ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

28 ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?

29 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ

30 ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!

31 ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ

ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?

32 ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।

33 ਮੇ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

ਬੇਸੁਆਦ ਨਮਕ

ਮੱਤੀ 5:13; ਮਰਕੁਸ 9:50

34 ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?

35 ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।

15

ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ

ਮੱਤੀ 18:12-14

1 ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।

2 ਫ਼ਰੀਸੀ ਅਤੇ ਉਪਦੇਸ਼ਕ ਕੁੜਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!

3 ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,

4 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨਕਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?

5 ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੇਢਿਆਂ ਉੱਤੇ ਚੁੱਕ ਲੈਂਦਾ ਹੈ,

6 ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ

ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।

7 ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨਤਿਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।

ਗੁਆਚੇ ਹੋਏ ਸਿੱਕੇ ਦਾ ਦ੍ਰਿਸ਼ਟਾਂਤ

8 ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੋ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?

9 ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।

10 ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

ਉਜਾਬੂ ਪੁੱਤਰ ਦਾ ਦ੍ਰਿਸ਼ਟਾਂਤ

11 ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।

12 ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।

13 ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੇ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।

14 ਜਦ ਉਹ ਸਭ ਖਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।

15 ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ

ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।

16 ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।

17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।

18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।

19 ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।

20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੱਮਿਆ।

21 ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।

22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੋਟੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।

23 ਅਤੇ ਪਲਿਆ ਹੋਇਆ ਵੱਡਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।

24 ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।

25 ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।

26 ਤਦ ਇੱਕ ਨੌਕਰ ਨੂੰ ਆਪਣੇ ਕੋਲ

ਬੁਲਾ ਕੇ ਪੁੱਛਿਆ ਜੇ ਇਹ ਕੀ ਹੋ ਰਿਹਾ ਹੈ?

27 ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਡਾ ਕੱਟਿਆ ਹੈ, ਇਸ ਲਈ ਜੇ ਉਸ ਨੂੰ ਭਲਾ ਚੰਗਾ ਪਾਇਆ।

28 ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।

29 ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੰਨਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੇ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।

30 ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਡਾ ਕੱਟਿਆ।

31 ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੋਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।

32 ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।

16

ਚਲਾਕ ਭੰਡਾਰੀ

1 ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।

2 ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੇ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੇ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।

3 ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੇ ਮੇਰਾ ਮਾਲਕ

ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।

4 ਮੈਂ ਸਮਝ ਗਿਆ ਜੇ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ।

5 ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨਾਂ ਕਰਜ਼ਾਈ ਹੈ?

6 ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੇ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ।

7 ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੇ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ।

8 ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੇ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।

9 ਮੈਂ ਤੁਹਾਨੂੰ ਆਖਦਾ ਹਾਂ ਜੇ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸੁਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।

10 ਜੇ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੇ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੇ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੇ ਬਹੁਤ ਵਿੱਚ ਵੀ ਬੇਈਮਾਨ ਹੈ।

11 ਸੇ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।

12 ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?

13 ਕੋਈ ਨੌਕਰ ਦੇ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ

ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।

ਜਿਸੁ ਦੇ ਕੁਝ ਉਪਦੇਸ਼

ਮੱਤੀ 11:12, 13; 5:31, 32; ਮਰਕੁਸ 10:11, 12

14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ।

15 ਜਿਸੁ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੇ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੇ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।

16 ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।

17 ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।

18 ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।

ਧਨੀ ਅਤੇ ਲਾਜ਼ਰ

19 ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।

20 ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।

21 ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੇ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।

22 ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ

ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।

23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।

24 ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੇਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫਦਾ ਹਾਂ!

25 ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।

26 ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੰਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।

27 ਤਾਂ ਉਸ ਨੇ ਆਖਿਆ, ਹੇ ਪਿਤਾ ਤਦ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਲਾਜ਼ਰ ਨੂੰ ਮੇਰੇ ਪਿਤਾ ਦੇ ਘਰ ਭੇਜੋ।

28 ਕਿਉਂਕਿ ਮੇਰੇ ਪੰਜ ਭਰਾ ਹਨ ਤਾਂ ਜੋ ਉਹ ਉਨ੍ਹਾਂ ਦੇ ਅੱਗੇ ਗਵਾਹੀ ਦੇਵੇ ਤਾਂ ਕਿ ਉਹ ਵੀ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।

29 ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।

30 ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।

31 ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।

ਨੋਕਰ ਖਾਣ ਦਾ ਕਾਰਨ ਬਣਨਾ
ਮਤੀ 18:6-22; ਮਰਕੁਸ 9:42

1 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ,
ਠੇਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ
ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ
ਉਹ ਲੱਗਦੀਆਂ ਹਨ!

2 ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ
ਠੇਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ
ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼
ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ
ਵਿੱਚ ਸੁੱਟਿਆ ਜਾਂਦਾ।

3 ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ
ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੇਬਾ
ਕਰੇ ਤਾਂ ਉਸ ਨੂੰ ਮਾਫ਼ ਕਰ।

4 ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ
ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ
ਆ ਕੇ ਕਹੇ, ਮੈਂ ਤੇਬਾ ਕਰਦਾ ਹਾਂ, ਤਾਂ ਉਸ
ਨੂੰ ਮਾਫ਼ ਕਰ।

ਵਿਸ਼ਵਾਸ

5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ
ਵਿਸ਼ਵਾਸ ਵਧਾਓ।

6 ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ
ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ
ਤੁਸੀਂ ਇਸ ਤੂੜ ਦੇ ਰੁੱਖ ਨੂੰ ਕਹਿ ਦਿੰਦੇ ਜੋ
ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ
ਉਹ ਤੁਹਾਡੀ ਮੰਨ ਲੈਂਦਾ।

ਇੱਕ ਦਾਸ ਦੀ ਜ਼ਿੰਮੇਵਾਰੀ

7 ਤੁਹਾਡੇ ਵਿੱਚੋਂ ਕੌਣ ਹੈ ਜੋ ਉਸ ਦਾ ਨੌਕਰ
ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ
ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ
ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?

8 ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ
ਕੁਝ ਖਾਣ ਨੂੰ ਤਿਆਰ ਕਰ ਜੇ ਮੈਂ ਖਾਵਾਂ ਅਤੇ
ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ
ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ
ਪੀਵੀਂ?

9 ਭਲਾ, ਉਹ ਉਸ ਨੌਕਰ ਦਾ ਅਹਿਸਾਨ
ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ
ਅਨੁਸਾਰ ਕੰਮ ਕੀਤੇ?

10 ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ
ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ

ਸੀ ਪੂਰੇ ਕਰ ਚੁੱਕੇ ਤਾਂ ਕਹੋ ਕਿ ਅਸੀਂ ਨਿਕੰਮੇ
ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ
ਅਸੀਂ ਉਹ ਹੀ ਕੀਤਾ।

ਦਸ ਕੋੜੀਆਂ ਨੂੰ ਚੰਗਾ ਕਰਨਾ

11 ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ
ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ
ਦੀ ਲੰਘਿਆ।

12 ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ
ਉਸ ਨੂੰ ਦਸ ਕੋੜੀ ਮਿਲੇ ਜਿਹੜੇ ਉਸ ਤੋਂ ਦੂਰ
ਖੜੇ ਰਹੇ।

13 ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ,
ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!

14 ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ,
ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ
ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-
ਜਾਂਦੇ ਹੀ ਸੁੱਧ ਹੋ ਗਏ।

15 ਤਦ ਉਨ੍ਹਾਂ ਕੋੜੀਆਂ ਵਿੱਚੋਂ ਇੱਕ ਕੋੜੀ
ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ
ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ
ਹੋਇਆ ਮੁੜ ਆਇਆ।

16 ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ
ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ
ਸਾਮਰੀ ਸੀ।

17 ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ,
ਦਸੇ ਸੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ
ਕਿੱਥੇ ਹਨ?

18 ਇਸ ਇਕੱਲੇ ਨੂੰ ਛੱਡ ਹੋਰ ਕੋਈ
ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ
ਵਡਿਆਈ ਕਰਦਾ?

19 ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ
ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ
ਕੀਤਾ ਹੈ।

ਪਰਮੇਸ਼ੁਰ ਦੇ ਰਾਜ ਦਾ ਆਉਣਾ

20 ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ
ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ
ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।

21 ਅਤੇ ਲੋਕ ਇਹ ਨਾ ਕਹਿਣਗੇ ਕਿ
ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ,
ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।

22 ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।

23 ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।

24 ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।

25 ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

26 ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।

27 ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੇ ਆਈ ਅਤੇ ਸਾਰਿਆਂ ਦਾ ਨਾਸ ਕੀਤਾ।

28 ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।

29 ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।

30 ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।

31 ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।

32 ਲੂਤ ਦੀ ਪਤਨੀ ਨੂੰ ਯਾਦ ਰੱਖੋ।

33 ਜੇ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੇ ਉਸ ਨੂੰ ਗੁਆਵੇ ਸੇ ਉਸ ਨੂੰ ਜਿਉਂਦਿਆਂ ਰੱਖੇਗਾ।

34 ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੇ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ

ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।

35 ਦੋ ਅੰਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।

36 ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।

37 ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੇਬ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।

18

ਕੁਧਰਮੀ ਨਿਆਈਂ ਅਤੇ ਵਿਧਵਾ ਦਾ ਦ੍ਰਿਸ਼ਟਾਂਤ

1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪੂਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।

2 ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।

3 ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।

4 ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।

5 ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੇ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।

6 ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ।

7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?

8 **ਮੈਂ ਤੁਹਾਨੂੰ ਆਖਦਾ ਹਾਂ ਜੇ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?**

ਫ਼ਰੀਸੀ ਅਤੇ ਚੁੰਗੀ ਲੈਣ ਵਾਲੇ ਦਾ ਦ੍ਰਿਸ਼ਟਾਂਤ

9 ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,

10 **ਕਿ ਦੋ ਆਦਮੀ ਪੁਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੁੰਗੀ ਲੈਣ ਵਾਲਾ ਸੀ।**

11 **ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪੁਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੁੰਗੀ ਲੈਣ ਵਾਲੇ ਵਰਗਾ ਹਾਂ!**

12 **ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।**

13 **ਪਰ ਉਸ ਚੁੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!**

14 **ਮੈਂ ਤੁਹਾਨੂੰ ਆਖਦਾ ਹਾਂ ਜੇ ਉਹ ਫ਼ਰੀਸੀ ਨਹੀਂ ਪਰ ਇਹ ਚੁੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।**

ਬੱਚਿਆਂ ਨੂੰ ਬਰਕਤ

ਮੱਤੀ 19:13-15; ਮਰਕੁਸ 10:13-

16

15 ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ

ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਤਿੜਕਿਆ।

16 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, **ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨੁੱਖ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।**

17 **ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।**

ਧੂਨੀ ਵਿਅਕਤੀ ਅਤੇ ਸਦੀਪਕ ਜੀਵਨ
ਮੱਤੀ 19:16-30; ਮਰਕੁਸ 10:17-31

18 ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

19 ਯਿਸੂ ਨੇ ਉਸ ਨੂੰ ਕਿਹਾ, **ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।**

20 **ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।**

21 ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।

22 ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, **ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੇ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸ਼ੁਕਰਾ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।**

23 ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।

24 ਯਿਸੂ ਨੇ ਉਸ ਨੂੰ ਵੇਖ ਕੇ ਆਖਿਆ **ਜੇ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!**

25 **ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਉਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।**

26 ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?

27 ਤਾਂ ਉਸ ਨੇ ਆਖਿਆ ਕਿ **ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।**

28 ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।

29 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, **ਮੈਂ ਤੁਹਾਨੂੰ ਸੁੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,**

30 **ਜੇ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ।**

ਆਪਣੀ ਮੌਤ ਦੇ ਬਾਰੇ ਯਿਸੂ ਤੀਸਰੀ ਬਾਰ ਭਵਿੱਖਬਾਣੀ ਕਰਦਾ ਹੈ

ਮੱਤੀ 20:17-19; ਮਰਕੁਸ 10:32-34

31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, **ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।**

32 **ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਬੁੱਕਿਆ ਜਾਵੇਗਾ।**

33 **ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉਠੇਗਾ।**

34 ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।

ਅੰਨ੍ਹੇ ਭਿਖਾਰੀ ਨੂੰ ਚੰਗਾ ਕਰਨਾ

ਮੱਤੀ 20:29-34; ਮਰਕੁਸ 10:46-52

35 ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।

36 ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ?

37 ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।

38 ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਉਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।

39 ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਉਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!

40 ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,

41 **ਤੂੰ ਕੀ ਚਾਹੁੰਦਾ ਹੈਂ ਜੇ ਮੈਂ ਤੇਰੇ ਲਈ ਕਰਾਂ?** ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ!

42 ਤਦ ਯਿਸੂ ਨੇ ਉਸ ਨੂੰ ਕਿਹਾ, **ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।**

43 ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।

19

ਚੁੰਗੀ ਲੈਣ ਵਾਲਾ ਜੱਕੀ

1 ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ।

2 ਵੇਖੋ ਜੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ।

3 ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ।

4 ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।

5 ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, **ਹੇ ਜੱਕੀ**

ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।

6 ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।

7 ਤਾਂ ਸਭ ਵੇਖ ਕੇ ਕੁੜਨ ਲੱਗੇ ਅਤੇ ਬੋਲੇ ਜੇ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ।

8 ਤਦ ਜ਼ੋਰੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।

9 ਯਿਸੂ ਨੇ ਉਸ ਨੂੰ ਆਖਿਆ, **ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।**

10 **ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।**

ਦਸ ਅਸ਼ਰਫ਼ੀਆਂ ਦਾ ਦ੍ਰਿਸ਼ਟਾਂਤ
ਮੱਤੀ 25:14-30

11 ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੇ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।

12 ਉਸ ਨੇ ਆਖਿਆ ਕਿ **ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।**

13 **ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।**

14 ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੇ ਇਹ ਸਾਡੇ ਉੱਤੇ ਰਾਜ ਕਰੇ।

15 ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ

ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।

16 **ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।**

17 **ਤਾਂ ਉਸ ਨੇ ਦਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੇ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।**

18 **ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।**

19 **ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।**

20 **ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।**

21 **ਇਸ ਲਈ ਜੇ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੇ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।**

22 **ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੇਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੇ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।**

23 **ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?**

24 **ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।**

25 **ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।**

26 **ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੇ ਹੈ ਉਹ ਵੀ ਲੈ ਲਿਆ ਜਾਵੇਗਾ।**

27 **ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਉੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁਟੋ!**

ਜਿਸ ਯਹੂਸ਼ਲਮ ਵਿੱਚ ਇੱਕ ਰਾਜਾ ਦੇ ਰੂਪ ਵਿੱਚ ਆਉਂਦਾ ਹੈ

ਮੱਤੀ 21:1-11; ਮਰਕੁਸ 11:1-11; ਯੂਹੰਨਾ 12:12-19

28 ਇਹ ਗੱਲਾਂ ਕਰ ਕੇ ਜਿਸ ਯਹੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੋਂ-ਅੱਗੋਂ ਤੁਰਿਆ ਜਾਂਦਾ ਸੀ।

29 ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ

30 ਕਿ **ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।**

31 **ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।**

32 ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।

33 ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?

34 ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ।

35 ਉਹ ਉਸ ਨੂੰ ਜਿਸ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਜਿਸ ਨੂੰ ਉਸ ਉੱਪਰ ਬਿਠਾ ਦਿੱਤਾ।

36 ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।

37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸੁਰ ਦੀ ਉਸਤਤ ਕਰਨ ਲੱਗੀ

38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!

39 ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!

40 ਜਿਸ ਨੇ ਉੱਤਰ ਦਿੱਤਾ, **ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!**

ਯਹੂਸ਼ਲਮ ਦੇ ਲਈ ਵਿਰਲਾਪ

41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ

42 ਅਤੇ ਆਖਿਆ, **ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।**

43 **ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੇਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,**

44 **ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।**

45 ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ।

ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ

ਮੱਤੀ 21:12-17; ਮਰਕੁਸ 11:15-19; ਯੂਹੰਨਾ 2:13-22

46 ਉਨ੍ਹਾਂ ਨੂੰ ਆਖਿਆ ਕਿ **ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ**

ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।

47 ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।

48 ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।

20

ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ

ਮੱਤੀ 21:23-27; ਮਰਕੁਸ 11:27-

33

1 ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।

2 ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?

3 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਜੋ ਮੈਨੂੰ ਦੱਸੋ।

4 ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ?

5 ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?

6 ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।

7 ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।

8 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੇ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।

ਦੁਸ਼ਟ ਕਿਸਾਨਾਂ ਦਾ ਦ੍ਰਿਸ਼ਟਾਂਤ

ਮੱਤੀ 21:33-46; ਮਰਕੁਸ 12:1-12

9 ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ਼ ਚੱਲਿਆ ਗਿਆ।

10 ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।

11 ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।

12 ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।

13 ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।

14 ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।

15 ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?

16 ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!

17 ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੇ ਕੀ ਹੈ ਕਿ

ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,

ਉਹ ਹੀ ਖੁੰਜੇ ਦਾ ਸਿਰਾ ਹੋ ਗਿਆ।

18 **ਹਰੇਕ ਜੋ ਉਸ ਪੱਥਰ ਤੇ ਡਿੱਗੇਗਾ
ਸੇ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ
ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ
ਸੁੱਟੇਗਾ।**

ਕੈਸਰ ਨੂੰ ਕਰ ਦੇਣਾ

ਮੱਤੀ 22:15-22; ਮਰਕੁਸ 12:13-

17

19 ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।

20 ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੋਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।

21 ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।

22 ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?

23 ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ

24 **ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ?** ਉਨ੍ਹਾਂ ਆਖਿਆ, ਕੈਸਰ ਦੀ।

25 ਤਦ ਉਸ ਨੇ ਉਨ੍ਹਾਂ ਨੂੰ ਕਿਹਾ, **ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।**

26 ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।

ਪੁਨਰ ਉੱਥਾਨ ਅਤੇ ਵਿਆਹ

ਮੱਤੀ 22:23-33

27 ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,

28 ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੋ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਅੱਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੱਸ ਉਤਪੰਨ ਕਰੇ।

29 ਸੇ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਅੱਲਾਦ ਮਰ ਗਿਆ।

30 ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।

31 ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਅੱਲਾਦ ਮਰ ਗਏ।

32 ਇਸ ਪਿੱਛੋਂ ਉਹ ਔਰਤ ਵੀ ਮਰ ਗਈ।

33 ਸੇ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?

34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ **ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।**

35 **ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।**

36 ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।

37 ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।

38 ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।

39 ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।

40 ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।

ਮਸੀਹ ਕਿਸ ਦਾ ਪੁੱਤਰ ਹੈ?

ਮੱਤੀ 22:41-46; ਮਰਕੁਸ 12:35-37

41 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਉਦ ਦਾ ਪੁੱਤਰ ਕਿਉਂ ਆਖਦੇ ਹਨ?

42 ਕਿਉਂ ਜੇ ਦਾਉਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,

43 ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਕੀ ਨਾ ਕਰ ਦੇਵਾਂ।

44 ਮੈਂ ਦਾਉਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?

ਉਪਦੇਸ਼ਕਾਂ ਤੋਂ ਸਾਵਧਾਨ

ਮੱਤੀ 23:1-36; ਮਰਕੁਸ 12:38-40

45 ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,

46 ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ, ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।

47 ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ।

21

ਕੰਗਾਲ ਵਿਧਵਾ ਦਾ ਦਾਨ
ਮਰਕੁਸ 12:41-44

1 ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।

2 ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।

3 ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।

4 ਕਿਉਂ ਜੇ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਬੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।

ਹੈਕਲ ਦੇ ਵਿਨਾਸ਼ ਦੀ ਭਵਿੱਖਬਾਣੀ
ਮੱਤੀ 24:1-2; ਮਰਕੁਸ 13:1, 2

5 ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।

6 ਜੇ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।

ਸੰਕਟ ਅਤੇ ਕਲੇਸ਼

ਮੱਤੀ 24:3-14; ਮਰਕੁਸ 13:3-13

7 ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?

8 ਤਾਂ ਉਸ ਨੇ ਆਖਿਆ, “ਚੌਕਸ ਰਹੋ ਜੇ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੇ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।

9 ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੇ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”

10 ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।

11 ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ ਪਰਗਟ ਹੋਣਗੀਆਂ।

12 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ

ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।

13 ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।

14 ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।

15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।

16 ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।

17 ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।

18 ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਾ ਹੋਵੇਗਾ।

19 ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।

ਯਹੂਸ਼ਲਮ ਦੇ ਵਿਨਾਸ਼ ਦੀ ਭਵਿੱਖਬਾਣੀ

ਮੱਤੀ 24:15-21; ਮਰਕੁਸ 13:14-

19

20 ਜਦ ਤੁਸੀਂ ਯਹੂਸ਼ਲਮ ਨੂੰ ਫੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।

21 ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੇ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।

22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।

23 ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੋਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।

24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਹੂਸ਼ਲਮ

ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।

ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ

ਮੱਤੀ 24:29-31; ਮਰਕੁਸ 13:14-

27

25 ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।

26 ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

27 ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

28 ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”

ਹੰਜ਼ੀਰ ਦੇ ਰੁੱਖ ਦਾ ਉਦਾਹਰਣ

ਮੱਤੀ 24:32-35; ਮਰਕੁਸ 13:28-

31

29 ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।

30 ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।

31 ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।

32 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।

33 ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਜ਼ਰੂਰਦੇ ਰਹੇ

ਮੱਤੀ 24:36-44; ਮਰਕੁਸ 13:32-37

34 ਖ਼ਬਰਦਾਰ ਰਹੋ ਜੇ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!

35 ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।

36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

37 ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।

38 ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।

22

ਯਿਸੂ ਦੇ ਵਿਰੁੱਧ ਸਾਜਿਸ਼

ਮੱਤੀ 26:1-5; ਮਰਕੁਸ 14:1, 2; ਯੂਹੰਨਾ 11:45-53

1 ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।

2 ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।

ਯਹੂਦਾ ਦਾ ਵਿਸ਼ਵਾਸਘਾਤ

ਮੱਤੀ 26:14; ਮਰਕੁਸ 14:10, 11

3 ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਹਾਂ ਰਸੂਲਾਂ ਵਿੱਚੋਂ ਇੱਕ ਸੀ।

4 ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜਵਾ ਦੇਵੇ।

5 ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ।

6 ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜਵਾਏ।

ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ

ਮੱਤੀ 26:17-25; ਮਰਕੁਸ 14:12-21; ਯੂਹੰਨਾ 13:21-30

7 ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।

8 ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।

9 ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ?

10 ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।

11 ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ?

12 ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।

13 ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ।

ਪ੍ਰਭੂ ਭੋਜ

ਮੱਤੀ 26:26-30; ਮਰਕੁਸ 14:22-26; 1 ਕੁਰਿੰਥੀ 11:23-25

14 ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।

15 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।

16 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।

17 ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।

18 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੇ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।

19 ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।

20 ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।

21 ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।

22 ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜਵਾਇਆ ਜਾਂਦਾ ਹੈ!

23 ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ।

ਵੱਡਾ ਕੌਣ ਹੈ, ਵਿਖੇ ਵਿਵਾਦ

24 ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?

25 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੇ ਮਦਦਗਾਰ ਅਖਵਾਉਂਦੇ ਹਨ।

26 ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।

27 ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।

28 ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੋ।

29 ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।

30 ਤਾਂ ਜੇ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।

ਪ੍ਰਤਰਸ ਦੇ ਇਨਕਾਰ ਦੀ ਭਵਿੱਖਬਾਣੀ
ਮਤੀ 26:31-35; ਮਰਕੁਸ 14:27-31; ਯੂਹੰਨਾ 13:26-38

31 ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੇ ਕਣਕ ਦੀ ਤਰ੍ਹਾਂ ਤੈਨੂੰ ਛੱਟੇ।

32 ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੇ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।

33 ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।

34 ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।

ਬਟੂਆ, ਝੋਲਾ ਅਤੇ ਤਲਵਾਰ

35 ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਝੋਲੇ, ਕਿਸੇ ਚੀਜ਼ ਦੀ ਨਹੀਂ।”

36 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੇ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੇ ਆਪਣਾ ਬਸਤਰ ਵੇਚ ਕੇ ਮੁੱਲ ਲਵੇ।

37 ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੇ ਮੇਰੇ ਹੱਕ ਵਿੱਚ ਉਸ ਦਾ

ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੇ ਕੁਝ ਮੇਰੇ ਬਾਰੇ ਹੈ ਸੇ ਉਸ ਨੇ ਪੂਰਾ ਹੋਣਾ ਹੀ ਹੈ।

38 ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੇ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, **ਬਹੁਤ ਹਨ!**

ਜੈਤੂਨ ਦੇ ਪਹਾੜ ਉੱਤੇ ਯਿਸੂ ਦੀ ਪ੍ਰਾਰਥਨਾ
ਮੱਤੀ 26:36-46; ਮਰਕੁਸ 14:32-42

39 ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।

40 ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, **ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਏ।**

41 ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,

42 **ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।**

43 ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।

44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।

45 ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।

46 ਅਤੇ ਉਨ੍ਹਾਂ ਨੂੰ ਕਿਹਾ, **ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।**

ਯਿਸੂ ਦਾ ਫੜਿਆ ਜਾਣਾ

ਮੱਤੀ 26:47-56; ਮਰਕੁਸ 14:43-50; ਯੂਹੰਨਾ 18:3-12

47 ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।

48 ਤਦ ਯਿਸੂ ਨੇ ਉਸ ਨੂੰ ਆਖਿਆ, **ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜਵਾਉਂਦਾ ਹੈਂ?**

49 ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?

50 ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ।

51 ਪਰ ਯਿਸੂ ਨੇ ਅੱਗੋਂ ਆਖਿਆ, **ਹੁਣ ਬਸ ਕਰੋ ਅਤੇ ਉਸ ਦਾ ਕੰਨ ਫੂਹ ਕੇ ਉਸ ਨੂੰ ਚੰਗਾ ਕੀਤਾ।**

52 ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, **ਕੀ ਤੁਸੀਂ ਮੈਨੂੰ ਡਾਰੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜਨ ਨਿੱਕਲੇ ਹੋ?**

53 ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨੁਰੋਧ ਦਾ ਅਧਿਕਾਰ ਹੈ।

ਪਤਰਸ ਦਾ ਇਨਕਾਰ

ਮੱਤੀ 26:57, 58; ਮਰਕੁਸ 14:53, 54; ਯੂਹੰਨਾ 18:12-18

54 ਤਦ ਉਹ ਯਿਸੂ ਨੂੰ ਫੜ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।

55 ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।

56 ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।

57 ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!

58 ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!

59 ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।

60 ਪਰ ਪਤਰਸ ਨੇ ਆਖਿਆ, 'ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।

61 ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ **ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।**

62 ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।

ਯਿਸੂ ਦਾ ਨਿਰਾਦਰ

ਮੱਤੀ 26:50-67; ਮਰਕੁਸ 14:65

63 ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।

64 ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।

65 ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।

ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕਰਨਾ

ਮੱਤੀ 26:59-66; ਮਰਕੁਸ 14:55-64; ਯੂਹੰਨਾ 18:19-24

66 ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,

67 ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, **ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।**

68 ਜੇਕਰ ਮੈਂ ਕੁਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ।

69 **ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।**

70 ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, **ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।**

71 ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ।

23

ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ

ਮੱਤੀ 27:1, 2; 11-14; ਮਰਕੁਸ 15:1-5; ਯੂਹੰਨਾ 18:28-38

1 ਉਨ੍ਹਾਂ ਦੀ ਸਾਰੀ ਸਭਾ ਉੱਠ ਕੇ ਯਿਸੂ ਨੂੰ ਪਿਲਾਤੁਸ ਦੇ ਕੋਲ ਲੈ ਗਈ।

2 ਅਤੇ ਉਹ ਇਹ ਕਹਿ ਕੇ ਉਸ ਉੱਤੇ ਦੇਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।

3 ਪਿਲਾਤੁਸ ਨੇ ਉਸ ਤੋਂ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ, **ਤੂੰ ਸੱਚ ਆਖਿਆ ਹੈ।**

4 ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੇਸ਼ ਨਹੀਂ ਵੇਖਦਾ।

5 ਪਰ ਉਹ ਹੋਰ ਵੀ ਜੋਰ ਦੇ ਕੇ ਬੋਲੇ ਕਿ ਉਹ ਗਲੀਲ ਤੋਂ ਲੈ ਕੇ ਇੱਥੇ ਤੱਕ ਸਾਰੇ ਯਹੂਦਿਯਾ ਵਿੱਚ ਸਿਖਾਉਂਦਾ ਹੋਇਆ, ਲੋਕਾਂ ਨੂੰ ਭੜਕਾਉਂਦਾ ਹੈ।

6 ਪਿਲਾਤੁਸ ਨੇ ਇਹ ਸੁਣ ਕੇ ਪੁੱਛਿਆ, “ਕੀ ਇਹ ਮਨੁੱਖ ਗਲੀਲੀ ਹੈ?”

7 ਅਤੇ ਜਦ ਉਸ ਨੇ ਮਲੂਮ ਕੀਤਾ ਜੋ ਉਹ ਹੇਰੋਦੇਸ ਦੀ ਰਿਆਸਤ ਦਾ ਹੈ ਤਾਂ ਉਸ ਨੂੰ ਹੇਰੋਦੇਸ ਦੇ ਕੋਲ ਭੇਜ ਦਿੱਤਾ, ਜਿਹੜਾ ਆਪ ਉਨ੍ਹਾਂ ਦਿਨੀਂ ਯਰੂਸ਼ਲਮ ਵਿੱਚ ਸੀ।

ਯਿਸੂ ਨੂੰ ਹੇਰੋਦੇਸ ਦੇ ਸਾਹਮਣੇ ਪੇਸ਼ ਕਰਨਾ

8 ਹੇਰੋਦੇਸ ਜਿਸੂ ਨੂੰ ਵੇਖ ਕੇ ਬਹੁਤ ਖੁਸ਼ ਹੋਇਆ ਕਿਉਂ ਜੋ ਉਹ ਬਹੁਤ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ ਇਸ ਕਰਕੇ ਜੋ ਉਸ ਨੇ ਉਸ ਦੀ ਖ਼ਬਰ ਸੁਣੀ ਸੀ ਅਤੇ ਉਸ ਨੂੰ ਆਸ ਸੀ ਜੋ ਉਸ ਦੇ ਹੱਥੋਂ ਕੋਈ ਚਮਤਕਾਰ ਵੇਖੇ।

9 ਉਸ ਨੇ ਜਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।

10 ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।

11 ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।

12 ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।

ਪਿਲਾਤੁਸ ਦੇ ਦੁਆਰਾ ਜਿਸੂ ਨੂੰ ਮੌਤ ਦੀ ਸਜ਼ਾ

ਮੱਤੀ 27:15-26; ਮਰਕੁਸ 15:6-15; ਯੂਹੰਨਾ 18:39-19:16

13 ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ

14 ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।

15 ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।

16 ਇਸ ਲਈ ਮੈਂ ਉਸ ਨੂੰ ਕੇਰੜੇ ਮਾਰ ਕੇ ਰਿਹਾ ਕਰ ਦਿਆਂਗਾ।

17 (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)

18 ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ

ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!

19 ਜੋ ਸ਼ਹਿਰ ਵਿੱਚ ਹੋਏ ਕਿਸੇ ਫ਼ਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।

20 ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਜਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।

21 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!

22 ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੇਰੜੇ ਮਰਵਾ ਕੇ ਰਿਹਾ ਕਰ ਦਿਆਂਗਾ।

23 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।

24 ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।

25 ਅਤੇ ਉਸ ਨੂੰ ਜਿਹੜਾ ਫ਼ਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਜਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।

ਜਿਸੂ ਨੂੰ ਸਲੀਬ ਉੱਤੇ ਚੜ੍ਹਾਉਣਾ

ਮੱਤੀ 27:32-44; ਮਰਕੁਸ 15:21-32; ਯੂਹੰਨਾ 19:17-27

26 ਜਦ ਉਹ ਜਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੱਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਜਿਸੂ ਦੇ ਮਗਰ ਲੈ ਚੱਲੇ।

27 ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੌਂਦੀਆਂ ਸਨ।

28 ਪਰ ਜਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, **ਹੇ ਯਰੂਸ਼ਲਮ ਦੀਓ ਯੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।**

29 **ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।**

30 **ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!**

31 **ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?**

32 ਹੋਰ ਦੇ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।

33 ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੇਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।

34 ਤਦ ਯਿਸੂ ਨੇ ਆਖਿਆ, **ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ** ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਫੰਡ ਲਏ।

35 ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!

36 ਸਿਪਾਹੀਆਂ ਨੇ ਵੀ ਉਸ ਦਾ ਮਖੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,

37 ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!

38 ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।

ਤੋਬਾ ਕਰਨ ਵਾਲੇ ਕੁਧਰਮੀ

39 ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ

ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!

40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?

41 ਅਸੀਂ ਤਾਂ ਨਿਆਂ ਨਾਲ ਆਪਣੀ ਕਰੁਣੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।

42 ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੇ ਤਾਂ ਮੈਨੂੰ ਯਾਦ ਰੱਖਣਾ।

43 ਯਿਸੂ ਨੇ ਉਸ ਨੂੰ ਆਖਿਆ, **ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਗਾ।**

ਯਿਸੂ ਦੀ ਮੌਤ

ਮੱਤੀ 27:45-56; ਮਰਕੁਸ 15:33-41; ਯੂਹੰਨਾ 19:28-30

44 ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨੇਰਾ ਰਿਹਾ।

45 ਅਤੇ ਸੂਰਜ ਹਨੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।

46 ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, **“ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,”** ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।

47 ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!

48 ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।

49 ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।

ਯਿਸੂ ਨੂੰ ਦਫ਼ਨਾਉਣਾ

ਮੱਤੀ 27:57-61; ਮਰਕੁਸ 15:42-47; ਯੂਹੰਨਾ 19:38-42

50 ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।

51 ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ।

52 ਉਸ ਨੇ ਪਿਲਾਤਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ।

53 ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।

54 ਉਹ ਤਿਆਰੀ ਦਾ ਦਿਨ ਸੀ ਅਤੇ ਸਬਤ ਦਾ ਦਿਨ ਨੇੜੇ ਆ ਪਹੁੰਚਿਆ।

55 ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।

56 ਤਦ ਉਨ੍ਹਾਂ ਘਰ ਆ ਕੇ ਸੁਗੰਧਾਂ ਅਤੇ ਅਤਰ ਤਿਆਰ ਕੀਤਾ ਅਤੇ ਸਬਤ ਦੇ ਦਿਨ, ਪਰਮੇਸ਼ੁਰ ਦੇ ਹੁਕਮ ਅਨੁਸਾਰ ਅਰਾਮ ਕੀਤਾ।

24

ਯਿਸੂ ਦਾ ਜੀ ਉੱਠਣਾ

ਮੱਤੀ 28:1-10; ਮਰਕੁਸ 16:1-8; ਯੂਹੰਨਾ 20:1-10

1 ਹਫਤੇ ਦੇ ਪਹਿਲੇ ਦਿਨ ਸਵੇਰ ਵੇਲੇ ਉਹ ਸੁਗੰਧਾਂ ਨੂੰ ਜਿਹੜੀਆਂ ਉਨ੍ਹਾਂ ਤਿਆਰ ਕੀਤੀਆਂ ਸਨ, ਲੈ ਕੇ ਕਬਰ ਉੱਤੇ ਆਈਆਂ।

2 ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ।

3 ਅਤੇ ਅੰਦਰ ਜਾ ਕੇ ਪੁਭੂ ਯਿਸੂ ਦੀ ਲੇਬ ਨਾ ਪਾਈ।

4 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੇ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।

5 ਜਦ ਉਹ ਡਰ ਗਈਆਂ ਅਤੇ ਆਪਣੇ ਸਿਰ ਜ਼ਮੀਨ ਦੀ ਵੱਲ ਝੁਕਾਉਂਦੀਆਂ ਸਨ ਤਾਂ ਉਨ੍ਹਾਂ ਪੁਰਸ਼ਾਂ ਨੇ ਇਨ੍ਹਾਂ ਨੂੰ ਆਖਿਆ, ਤੁਸੀਂ ਜਿਉਂਦੇ ਨੂੰ ਮੁਰਦਿਆਂ ਵਿੱਚ ਕਿਉਂ ਲੱਭਦੀਆਂ ਹੋ?

6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,

7 ਕਿ **ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।**

8 ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ।

9 ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।

10 ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।

11 ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ।

12 ਪਰ ਪਤਰਸ ਉੱਠ ਕੇ ਕਬਰ ਵੱਲ ਭੱਜਿਆ ਅਤੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ, ਪਰ ਕੇਵਲ ਉਸ ਦੇ ਕੱਪੜੇ ਹੀ ਵੇਖੇ ਅਤੇ ਇਸ ਘਟਨਾ ਬਾਰੇ ਅਚਰਜ਼ ਮੰਨਦਾ ਹੋਇਆ ਆਪਣੇ ਘਰ ਚੱਲਿਆ ਗਿਆ।

ਇੰਮਊਸ ਦੇ ਰਾਹ ਤੇ ਚੇਲਿਆਂ ਦੇ ਨਾਲ
ਮਰਕੁਸ 16:12, 13

13 ਤਾਂ ਵੇਖੇ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।

14 ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ।

15 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ,

16 ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ।

17 ਉਸ ਨੇ ਉਨ੍ਹਾਂ ਨੂੰ ਆਖਿਆ ਕਿ **ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ?** ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।

18 ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ?

19 ਉਸ ਨੇ ਉਨ੍ਹਾਂ ਨੂੰ ਕਿਹਾ, **ਕਿਹੜੀਆਂ ਘਟਨਾਵਾਂ?** ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।

20 ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ।

21 ਪਰ ਸਾਨੂੰ ਇਹ ਆਸ ਸੀ ਜੇ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸ਼ਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ।

22 ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ,

23 ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ!

24 ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ।

25 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, **ਹੇ ਬੇਸਮਝੇ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ!**

26 **ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੇ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?**

27 ਯਿਸੂ ਨੇ ਮੁਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।

28 ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ।

29 ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।

30 ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।

31 ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।

32 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਲੇ ਨਹੀਂ ਖਾ ਰਿਹਾ ਸੀ?

33 ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ,

34 ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ!

35 ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।

ਯਿਸੂ ਚੇਲਿਆਂ ਨੂੰ ਦਿਖਾਈ ਦਿੰਦਾ ਹੈ

ਮੱਤੀ 28:16-20; ਮਰਕੁਸ 16:14-18; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8

36 ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, **ਤੁਹਾਨੂੰ ਸ਼ਾਂਤੀ ਮਿਲੇ।**

37 ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ।

38 ਉਸ ਨੇ ਉਨ੍ਹਾਂ ਨੂੰ ਕਿਹਾ, **ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?**

39 **ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।**

40 ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ।

41 ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, **ਕੀ ਤੁਹਾਡੇ ਕੋਲ ਕੁਝ ਭੋਜਨ ਹੈ?**

42 ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ।

43 ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾਲਿਆ।

44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, **ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।**

45 ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ।

46 ਅਤੇ ਉਨ੍ਹਾਂ ਨੂੰ ਆਖਿਆ ਕਿ **ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉਠੇਗਾ।**

47 **ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।**

48 **ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।**

49 **ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੂਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।**

ਜਿਸ ਦਾ ਸਵਰਗ ਤੇ ਉਠਾਇਆ ਜਾਣਾ ਮਰਕੁਸ 16:19, 20; ਰਸੂਲਾਂ ਦੇ ਕਰਤੱਬ 1:9-11

50 ਜਿਸ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।

52 ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ।

53 ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸੁਰ ਦਾ ਧੰਨਵਾਦ ਕਰਦੇ ਰਹੇ।

ਯੂਹੰਨਾ ਦੀ ਇੰਜੀਲ

ਲੇਖਕ

ਜ਼ਬਦੀ ਦਾ ਪੁੱਤਰ ਯੂਹੰਨਾ, ਇਸ ਇੰਜੀਲ ਦਾ ਲੇਖਕ ਹੈ, ਕਿਉਂਕਿ ਯੂਹੰਨਾ 21:20, 24 ਤੋਂ ਸਪੱਸ਼ਟ ਇਹ ਹੈ ਕਿ ਇਹ ਇੰਜੀਲ ਉਸ ਚੇਲੇ ਦੀ ਕਲਮ ਤੋਂ ਲਿਖੀ ਗਈ ਹੈ ਜਿਸ ਨੂੰ ਯਿਸੂ ਪਿਆਰ ਕਰਦਾ ਸੀ ਅਤੇ ਯੂਹੰਨਾ ਆਪਣੇ ਆਪ ਨੂੰ ਹੀ ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ“ ਕਰਕੇ ਸੰਬੋਧਿਤ ਕਰਦਾ ਹੈ। ਉਸ ਨੂੰ ਅਤੇ ਉਸ ਦੇ ਭਰਾ ਯਾਰੂਬ ਨੂੰ “ਗਰਜਣ ਦੇ ਪੁੱਤਰ“ ਕਿਹਾ ਜਾਂਦਾ ਹੈ (ਮਰਕੁਸ 3:17) ਉਹਨਾਂ ਨੂੰ ਯਿਸੂ ਦੇ ਜੀਵਨ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਅੱਖੀਂ ਵੇਖਣ ਅਤੇ ਗਵਾਹੀ ਦੇਣ ਦਾ ਵਿਸ਼ੇਸ਼ ਸਨਮਾਨ ਪ੍ਰਾਪਤ ਸੀ।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਇੰਜੀਲ ਲਗਭਗ 50-90 ਈ. ਦੇ ਵਿਚਕਾਰ ਲਿਖੀ ਗਈ।

ਹੋ ਸਕਦਾ ਹੈ ਕਿ ਯੂਹੰਨਾ ਦੀ ਇੰਜੀਲ ਅਫ਼ਸੁਸ ਤੋਂ ਲਿਖੀ ਗਈ ਹੋਵੇ, ਇਸ ਨੂੰ ਲਿਖੇ ਜਾਣ ਦੇ ਮੁੱਖ ਸਥਾਨ ਯਹੂਦਿਯਾ ਦਾ ਬਾਹਰੀ ਇਲਾਕਾ, ਸਾਮਰਿਆ, ਗਲੀਲੀ, ਬੈਤਅਨੀਆ, ਯਰੂਸ਼ਲਮ ਹੋ ਸਕਦੇ ਹਨ।

ਪ੍ਰਾਪਤ ਕਰਤਾ

ਯੂਹੰਨਾ ਦੀ ਇੰਜੀਲ ਯਹੂਦੀਆਂ ਨੂੰ ਲਿਖੀ ਗਈ ਸੀ। ਉਸ ਦੀ ਇੰਜੀਲ ਯਹੂਦੀਆਂ ਨੂੰ ਇਹ ਸਾਬਤ ਕਰਨ ਲਈ ਲਿਖੀ ਗਈ ਸੀ ਕਿ ਯਿਸੂ ਹੀ ਮਸੀਹ ਸੀ। ਉਸ ਨੇ ਜੋ ਜਾਣਕਾਰੀ ਪ੍ਰਦਾਨ ਕੀਤੀ ਉਹ ਇਸ ਲਈ ਸੀ ਤਾਂ ਜੋ ਉਹ ਵਿਸ਼ਵਾਸ ਕਰਨ ਕਿ ਯਿਸੂ ਹੀ ਮਸੀਹ ਹੈ ਅਤੇ ਵਿਸ਼ਵਾਸ ਕਰਕੇ ਉਸ ਦੇ ਨਾਮ ਵਿਚ ਜੀਵਨ ਪ੍ਰਾਪਤ ਕਰਨ।

ਉਦੇਸ਼

ਯੂਹੰਨਾ ਦੀ ਇੰਜੀਲ ਦਾ ਉਦੇਸ਼ “ਮਸੀਹੀਆਂ ਨੂੰ ਵਿਸ਼ਵਾਸ ਵਿੱਚ ਪੱਕਾ ਅਤੇ ਸੁਰੱਖਿਅਤ ਕਰਨਾ ਹੈ,” ਜਿਵੇਂ ਕਿ ਯੂਹੰਨਾ 20:31 ਵਿੱਚ ਖ਼ਾਸ ਤੌਰ ਤੇ ਦੱਸਿਆ ਗਿਆ ਹੈ, “ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ

ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।” ਯੂਹੰਨਾ ਸਪੱਸ਼ਟ ਤੌਰ ਤੇ ਯਿਸੂ ਦਾ ਪਰਮੇਸ਼ੁਰ ਹੋਣ ਦਾ ਐਲਾਨ ਕਰਦਾ ਹੈ (ਯੂਹੰਨਾ 1:1) ਜੋ ਸਭ ਚੀਜ਼ਾਂ ਨੂੰ ਹੋਂਦ ਵਿੱਚ ਲਿਆਇਆ (ਯੂਹੰਨਾ 1:3)। ਉਹ ਚਾਨਣ ਹੈ (ਯੂਹੰਨਾ 1:4, 8:12) ਅਤੇ ਜੀਵਨ ਹੈ (ਯੂਹੰਨਾ 1:4, 5:26, 14:6)। ਯੂਹੰਨਾ ਦੀ ਇੰਜੀਲ ਇਹ ਸਾਬਤ ਕਰਨ ਲਈ ਲਿਖੀ ਗਈ ਸੀ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।

ਵਿਸ਼ਾ-ਵਸਤੂ

ਯਿਸੂ - ਪਰਮੇਸ਼ੁਰ ਦਾ ਪੁੱਤਰ

ਰੂਪ-ਰੇਖਾ

1. ਯਿਸੂ ਜੀਵਨ ਦਾ ਸ਼੍ਰੇਣ — 1: 1-18
2. ਪਹਿਲੇ ਚੇਲਿਆਂ ਦੀ ਬੁਲਾਹਟ — 1:19-51
3. ਯਿਸੂ ਦੀ ਸਰਵਜਨਕ ਸੇਵਾਈ — 2:1-16:33
4. ਮਹਾਂ ਜਾਜਕ ਦੀ ਤਰ੍ਹਾਂ ਪ੍ਰਾਰਥਨਾ — 17:1-26
5. ਮਸੀਹ ਦਾ ਸਲੀਬ ਉੱਤੇ ਚੜ੍ਹਨਾ ਅਤੇ ਜੀ ਉੱਠਣਾ — 18:1-20:10
6. ਜੀ ਉੱਠਣ ਦੇ ਬਾਅਦ ਯਿਸੂ ਦੀ ਸੇਵਾਈ — 20:11-21:25

ਸ਼ਬਦ ਦੇਹਧਾਰੀ ਹੋਇਆ

- 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
- 2 ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ।
- 3 ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
- 4 ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
- 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
- 6 ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
- 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।

8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।

9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।

10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।

11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।

12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।

13 ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।

14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

15 ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”

16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ।

17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।

18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗਵਾਹੀ

ਮੱਤੀ 3:1-12; ਮਰਕੁਸ 1:1-8; ਲੂਕਾ 3:1-18

19 ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ?”

20 ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”

21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈਂ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ,।”

22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”

23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੇ।”

24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।

25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈਂ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈਂ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈਂ?”

26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।

27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”

28 ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।

ਪਰਮੇਸ਼ੁਰ ਦਾ ਲੇਲਾ

29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ

ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।

31 ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”

32 ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੰਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।

33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੋਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।

34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”

ਯਿਸੂ ਦੇ ਪਹਿਲੇ ਚੇਲੇ

35 ਅਗਲੇ ਦਿਨ ਯੂਹੰਨਾ ਫੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।

36 ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”

37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।

38 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “**ਤੁਸੀਂ ਕੀ ਚਾਹੁੰਦੇ ਹੋ?**” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”

39 ਯਿਸੂ ਨੇ ਉੱਤਰ ਦਿੱਤਾ, “**ਆਓ ਅਤੇ ਵੇਖੋ।**” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।

40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮੂਊਨ ਪਤਰਸ ਦਾ ਭਰਾ ਸੀ।

41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮੂਊਨ ਨੂੰ ਲੱਭਿਆ ਤੇ ਫਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”

42 ਅੰਦ੍ਰਿਯਾਸ ਸ਼ਮੂਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮੂਊਨ ਨੂੰ ਵੇਖਿਆ ਤੇ ਆਖਿਆ **ਤੂੰ ਯੂਹੰਨਾ ਦਾ ਪੁੱਤਰ ਸ਼ਮੂਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ** “ਕੇਫ਼ਾਸ” ਦਾ ਭਾਵ ਹੈ “ਪਤਰਸ”।

ਫਿਲਿਪੁੱਸ ਅਤੇ ਨਥਾਨਿਏਲ ਨੂੰ ਬੁਲਾਉਣਾ

43 ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “**ਮੇਰੇ ਮਗਰ ਚੱਲ।**”

44 ਫਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।

45 ਫਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”

46 ਪਰ ਨਥਾਨਿਏਲ ਨੇ ਫਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”

47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “**ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।**”

48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “**ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫਿਲਿਪੁੱਸ ਨੇ ਮੇਰੇ ਬਾਰੇ ਦੱਸਿਆ।**”

49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”

50 ਯਿਸੂ ਨੇ ਨਥਾਨਿਏਲ ਨੂੰ ਆਖਿਆ, **“ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੋਗਾ!”**

51 ਯਿਸੂ ਨੇ ਉਸ ਨੂੰ ਆਖਿਆ, **“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਗੇ।”**

2

ਗਲੀਲ ਦੇ ਕਾਨਾ ਨਗਰ ਵਿੱਚ ਪਹਿਲਾ ਚਮਤਕਾਰ

1 ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।

2 ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ।

3 ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”

4 ਯਿਸੂ ਨੇ ਉੱਤਰ ਦਿੱਤਾ, **ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”**

5 ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”

6 ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।

7 ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, **“ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।”** ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੇ-ਨੱਕ ਭਰ ਦਿੱਤਾ।

8 ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, **“ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ**

ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।

9 ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।

10 ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”

11 ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।

12 ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।

ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ

ਮੱਤੀ 21:12, 13; ਮਰਕੁਸ 11:15-17; ਲੂਕਾ 19:45-46

13 ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।

14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।

15 ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।

16 ਫਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”

17 ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”

18 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”

19 ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”

20 ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”

21 ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।

22 ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।

ਯਿਸੂ ਮਨੁੱਖ ਦੇ ਮਨ ਨੂੰ ਜਾਣਦਾ ਹੈ

23 ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।

24 ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।

25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

3

ਯਿਸੂ ਅਤੇ ਨਿਕੋਦਿਮੁਸ

1 ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।

2 ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾਂ ਕੋਈ ਨਹੀਂ ਕਰ ਸਕਦਾ।”

3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓ ਨਹੀਂ ਜਨਮ ਲੈਂਦਾ।”

4 ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਹੈ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”

5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।

6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।

7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓ ਜਨਮ ਲੈਣਾ ਚਾਹੀਦਾ ਹੈ।’

8 ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਥਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਥਰੋਂ ਆਉਂਦੀ ਹੈ ਤੇ ਕਿੱਥਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”

9 ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”

10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?”

11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ

ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।

12 **ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਗੇ?**

13 **ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।**

14 **ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।**

15 **ਇਉਂ ਜੇ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”**

16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੇਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੇਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੇਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

19 ਲੋਕਾਂ ਦਾ ਦੇਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ

ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।

21 ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।

ਯਿਸੂ ਦੇ ਬਾਰੇ ਯੂਹੰਨਾ ਦੀ ਗਵਾਹੀ

22 ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।

23 ਯੂਹੰਨਾ ਵੀ ਏਨੇਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੇਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।

24 ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।

25 ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।

26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”

27 ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”

28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”

29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।

30 ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।

31 “ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।

32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।

33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।

34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।

35 ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।

36 ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

4

ਯਿਸੂ ਅਤੇ ਸਾਮਰੀ ਔਰਤ

1 ਪੂਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।

2 ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।

3 ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ।

4 ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।

5 ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ

ਨੇੜੇ ਸੀ, ਜੋ ਯਾਰੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।

6 ਯਾਰੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।

7 ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “**ਮੈਨੂੰ ਪਾਣੀ ਪੀਣ ਲਈ ਦੇ।**”

8 ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ।

9 ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।

10 ਯਿਸੂ ਨੇ ਆਖਿਆ, “**ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।**”

11 ਉਸ ਔਰਤ ਨੇ ਆਖਿਆ, “ਸ੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।

12 ਕੀ ਤੁਸੀਂ ਸਾਡੇ ਪਿਤਾ ਯਾਰੂਬ ਨਾਲੋਂ ਵੀ ਵੱਧ ਮਹਾਨ ਹੋ। ਯਾਰੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”

13 ਯਿਸੂ ਨੇ ਜਵਾਬ ਦਿੱਤਾ, “**ਕੋਈ ਵੀ ਵਿਅਕਤੀ ਜੇ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।**

14 **ਪਰ ਜੇ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।**”

15 ਉਸ ਔਰਤ ਨੇ ਯਿਸੂ ਨੂੰ ਆਖਿਆ, “ਸ੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”

16 ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”

17 ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।

18 ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”

19 ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।

20 ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”

21 ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

22 ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।

23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।

24 ਪਰਮੇਸ਼ੁਰ ਆਤਮਾ ਹੈ, ਇਸ ਲਈ ਜੇ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”

25 ਉਸ ਔਰਤ ਨੇ ਆਖਿਆ, “ਮੈਂ ਜਾਣਦੀ

ਹਾਂ ਕਿ ਜੇ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”

26 ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”

ਚੇਲਿਆਂ ਦਾ ਵਾਪਸ ਆਉਣਾ

27 ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈ?”

28 ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।

29 “ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”

30 ਤਦ ਉਹ ਯਿਸੂ ਨੂੰ ਵੇਖਣ ਗਏ।

31 ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”

32 ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”

33 ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”

34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।

35 ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੁੱਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।

36 ਜੇ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ

ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।

37 ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।

38 ਮੈਂ ਤੁਹਾਨੂੰ ਇਸ ਫ਼ਸਲ ਦਾ ਫਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”

ਸਾਮਰੀਆਂ ਦਾ ਵਿਸ਼ਵਾਸ

39 ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”

40 ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੇ ਦਿਨ ਠਹਿਰਿਆ।

41 ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।

42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”

43 ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।

44 ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।

45 ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਹੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।

ਇੱਕ ਅਧਿਕਾਰੀ ਦੇ ਪੁੱਤਰ ਨੂੰ ਚੰਗਾ ਕਰਨਾ

46 ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।

47 ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ।

48 ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਗੇ।”

49 ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”

50 ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।

51 ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”

52 ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”

53 ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।

54 ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ।

5

ਅਠੱਤੀ ਸਾਲਾਂ ਦੇ ਰੋਗੀ ਨੂੰ ਚੰਗਾ ਕਰਨਾ

1 ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।

2 ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।

3 ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।

4 ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ।

5 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।

6 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, **“ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”**

7 ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”

8 ਫਿਰ ਯਿਸੂ ਨੇ ਉਸ ਨੂੰ ਆਖਿਆ, **“ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”**

9 ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।

10 ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”

11 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, **“ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”**

12 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”

13 ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੇ ਚਲਾ ਗਿਆ ਸੀ।

14 ਬਾਅਦ ਵਿੱਚ ਯਿਸੂ ਨੇ ਉਸ ਨੂੰ ਰੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, **“ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”**

15 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।

16 ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।

17 ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, **“ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਨੂੰ ਵੀ ਕੰਮ ਕਰਨਾ ਚਾਹੀਦਾ ਹੈ।”**

18 ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”

ਪੁੱਤਰ ਦਾ ਅਧਿਕਾਰ

19 ਪਰ ਯਿਸੂ ਨੇ ਉੱਤਰ ਦਿੱਤਾ, **“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਦਿਆਂ ਵੇਖਦਾ ਹੈ। ਜੇ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।**

20 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਗੇ।

21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।

22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।

23 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੇ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।

24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।

25 ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਣਨਗੇ ਉਨ੍ਹਾਂ ਨੂੰ ਜੀਵਨ ਮਿਲੇਗਾ।

26 ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।

27 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।

28 ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ

ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।

29 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”

ਯਿਸੂ ਦੇ ਬਾਰੇ ਗਵਾਹੀ

30 “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।

31 ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।

32 ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।

33 ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।

34 ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।

35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।

36 ਪਰ ਜੇ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੇ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।

37 ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।

38 ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ

ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।

39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!

40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।

41 ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।

42 ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।

43 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।

44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?

45 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੇਸ਼ੀ ਠਹਿਰਾਵਾਂਗਾ। ਜੇ ਤੁਹਾਨੂੰ ਦੇਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।

46 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।

47 ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਗੇ।”

6

ਪੰਜ ਹਜ਼ਾਰ ਨੂੰ ਰਜਾਉਣਾ

ਮੱਤੀ 14:13-21; ਮਰਕੁਸ 6:30-44; ਲੂਕਾ 9:10-17

1 ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।

2 ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।

3 ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।

4 ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

5 ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”

6 ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।

7 ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”

8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,

9 “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”

10 ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।

11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।

12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ

ਚੇਲਿਆਂ ਨੂੰ ਆਖਿਆ, “**ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।**”

13 ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬੁੱਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੈਕਰੀਆਂ ਭਰੀਆਂ।

14 ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”

15 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਚੇ-ਬਚੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

ਯਿਸੂ ਪਾਣੀ ਉੱਤੇ ਚੱਲਦਾ ਹੈ

ਮੱਤੀ 14:22-33; ਮਰਕੁਸ 6:45-52

16 ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।

17 ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।

18 ਤੇਜ਼ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੇ ਵੱਡੀਆਂ ਹੋ ਗਈਆਂ।

19 ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।

20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “**ਨਾ ਡਰੋ, ਮੈਂ ਹਾਂ।**”

21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।

22 ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ

ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ।

ਲੋਕ ਯਿਸੂ ਨੂੰ ਲੱਭਦੇ ਹਨ

23 ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।

24 ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।

ਜੀਵਨ ਦੀ ਰੋਟੀ

25 ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੇ ਆਏ?”

26 ਯਿਸੂ ਨੇ ਆਖਿਆ, “**ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।**

27 **ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।**

28 ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”

29 ਯਿਸੂ ਨੇ ਉੱਤਰ ਦਿੱਤਾ, “**ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।**”

30 ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਗਾ ਕਿ ਅਸੀਂ ਵੇਖ ਸਕੀਏ ਅਤੇ

ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?

31 ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”

32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ।

33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

34 ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”

35 ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।

36 ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।

37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।

38 ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।

39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।

40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੇ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ

ਕਰਾਂਗਾ।”

41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”

42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”

43 ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।

44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਂਗਾ।

45 ਇਹ ਨੁਬੀਆਂ ਵੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।

46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।

47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।

48 ਮੈਂ ਹੀ ਜਿੰਦਗੀ ਦੀ ਰੋਟੀ ਹਾਂ।

49 ਤੁਹਾਡੇ ਪਿਉ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।

50 ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।

51 ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”

52 ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ

ਰੈ?”

53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।

54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।

55 ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।

56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।

57 ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੇ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।

58 ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੇ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”

59 ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।

ਸਦੀਪਕ ਜੀਵਨ ਦੇ ਵਚਨ

60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”

61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੇਕਰ ਲੱਗਦੀ ਹੈ?”

62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਗੇ, ਜਿੱਥੋਂ ਉਹ ਆਇਆ ਸੀ?

63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੇ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।

64 ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।

65 ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”

ਪਤਰਸ ਦਾ ਵਿਸ਼ਵਾਸ

66 ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।

67 ਯਿਸੂ ਨੇ ਬਾਰਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”

68 ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।

69 ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”

70 ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੇਤਾਨ ਹੈ।”

71 ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।

7

ਯਿਸੂ ਅਤੇ ਉਸ ਦੇ ਭਰਾ

1 ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।

2 ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

3 ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਆ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈ ਉੱਥੇ ਤੇਰੇ ਚੇਲੇ ਵੇਖਣ,

4 ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੇਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈ।”

5 ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।

6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।

7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।

8 ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”

9 ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।

ਯਿਸੂ ਝੱਪੜੀਆਂ ਦੇ ਤਿਉਹਾਰ ਵਿੱਚ ਜਾਂਦਾ ਹੈ

10 ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।

11 ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”

12 ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”

13 ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।

ਤਿਉਹਾਰ ਵਿੱਚ ਯਿਸੂ ਦਾ ਉਪਦੇਸ਼

14 ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।

15 ਯਹੂਦੀ ਅਚਰਜ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”

16 ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।

17 ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

18 ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।

19 ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”

20 ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

21 ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।

22 ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।

23 ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?”

24 ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੇ ਬਲਕਿ ਜੇ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੇ।”

ਕੀ ਯਿਸੂ ਹੀ ਮਸੀਹ ਹੈ?

25 ਕੁਝ ਲੋਕ ਜੋ ਯਹੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

26 ਪਰ ਉਹ ਖੁੱਲ੍ਹੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।

27 ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”

28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।

29 ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”

30 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।

31 ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”

ਯਿਸੂ ਨੂੰ ਫੜਨ ਦੀ ਕੋਸ਼ਿਸ਼

32 ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।

33 ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ

ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।

34 ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”

35 ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੋਂ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਣਾਉਣ ਜਾ ਰਿਹਾ ਹੈ?”

36 ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”

ਜੀਵਨ ਜਲ ਦੇ ਦਰਿਆ

37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।

38 ਇਹ ਪੇਥੀਆਂ ਵਿੱਚ ਲਿਖਿਆ ਹੈ ਜੇ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”

39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੇ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

40 ਜੇ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”

41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?”

42 ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਉਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਉਦ ਰਹਿੰਦਾ ਸੀ?”

43 ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।

44 ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।

ਯਹੂਦੀ ਆਗੂਆਂ ਦਾ ਅਵਿਸ਼ਵਾਸ

45 ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”

46 ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”

47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?”

48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!

49 ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸੁਰ ਵਲੋਂ ਸਰਾਪੀ ਹਨ।

50 ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।

51 ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੇਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”

52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?”

53 ਪੋਥੀਆਂ ਪੜ੍ਹੇ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।

8

ਵਿਭਚਾਰੀ ਔਰਤ ਨੂੰ ਮਾਫ਼ੀ

1 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।

2 ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।

3 ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ

ਕਰਦਿਆਂ ਫੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।

4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ

5 ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”

6 ਯਹੂਦੀ ਉਸ ਨੂੰ ਚਲਾਕੀ ਨਾਲ ਫਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।

7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “**ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।**”

8 ਤਾਂ ਉਹ ਫੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ।

9 ਜੇ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।

10 ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “**ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੇਸ਼ੀ ਕਰਾਰ ਨਹੀਂ ਦਿੱਤਾ?**”

11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੇਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “**ਤਾਂ ਮੈਂ ਵੀ ਤੇਰਾ ਦੇਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।**”

ਯਿਸੂ ਦੁਨੀਆਂ ਦਾ ਚਾਨਣ

12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “**ਮੈਂ ਸੰਸਾਰ**

ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”

13 ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।”

14 ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।

15 ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।

16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।

17 ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ।

18 ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”

19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”

20 ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

ਯਿਸੂ ਦਾ ਆਪਣੇ ਬਾਰੇ ਕਥਨ

21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਵਾਂਗਾ ਅਤੇ ਤੁਸੀਂ ਮੈਨੂੰ

ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”

22 ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”

23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।

24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”

25 ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।

26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”

27 ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।

28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।

29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”

30 ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।

ਸੱਚਾਈ ਤੁਹਾਨੂੰ ਆਜ਼ਾਦ ਕਰੇਗੀ

31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।

32 ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”

33 ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਵਾਂਗੇ?”

34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।

35 ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ।

36 ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।

37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।

38 ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”

39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।

40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ

41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ

ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”

42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।

43 ਤੁਹਾਨੂੰ ਜੇ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਣਨ ਲਈ ਤਿਆਰ ਨਹੀਂ ਹੋ।

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

45 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।

46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੇਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?

47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਣਨ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”

ਯਿਸੂ ਅਤੇ ਅਬਰਾਹਾਮ

48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”

49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।

50 **ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।**

51 **ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।"**

52 ਯਹੂਦੀਆਂ ਨੇ ਯਿਸੂ ਨੂੰ ਆਖਿਆ, "ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।

53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?"

54 ਯਿਸੂ ਨੇ ਉੱਤਰ ਦਿੱਤਾ, "ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।

55 ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਣਾ ਕਰਦਾ ਹਾਂ।

56 ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।"

57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, "ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।"

58 ਯਿਸੂ ਨੇ ਆਖਿਆ, "ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।"

59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ

ਚਲਾ ਗਿਆ।

9

ਜਨਮ ਦੇ ਅੰਨ੍ਹੇ ਨੂੰ ਚੰਗਾ ਕਰਨਾ

1 ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।

2 ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, "ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?"

3 ਯਿਸੂ ਨੇ ਉੱਤਰ ਦਿੱਤਾ, "ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।

4 ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।

5 ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।"

6 ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਬੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।

7 ਯਿਸੂ ਨੇ ਉਸ ਨੂੰ ਆਖਿਆ, "ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ," ਸਿਲੋਆਮ ਦਾ ਅਰਥ ਹੈ "ਭੇਜਿਆ ਹੋਇਆ।" ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।

8 ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, "ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।"

9 ਕੁਝ ਲੋਕਾਂ ਨੇ ਕਿਹਾ, "ਹਾਂ ਉਹੀ ਹੈ।" ਪਰ ਕੁਝ ਲੋਕਾਂ ਨੇ ਆਖਿਆ, "ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ

ਹੈ।" ਪਰ ਉਸ ਆਦਮੀ ਨੇ ਆਖਿਆ, "ਮੈਂ ਉਹੀ ਮਨੁੱਖ ਹਾਂ।"

10 ਲੋਕਾਂ ਨੇ ਪੁੱਛਿਆ, "ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?"

11 ਉਸ ਨੇ ਉੱਤਰ ਦਿੱਤਾ, "ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੇਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੇਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।"

12 ਲੋਕਾਂ ਨੇ ਉਸ ਨੂੰ ਆਖਿਆ, "ਉਹ ਕਿੱਥੇ ਹੈ?" ਉਸ ਨੇ ਉੱਤਰ ਦਿੱਤਾ, "ਮੈਂ ਨਹੀਂ ਜਾਣਦਾ।"

ਫ਼ਰੀਸੀਆਂ ਦੁਆਰਾ ਚੰਗੀ ਦੀ ਜਾਂਚ-ਪੜਤਾਲ

13 ਜਦੋਂ ਲੋਕ ਉਸ ਮਨੁੱਖ ਨੂੰ, "ਫ਼ਰੀਸੀਆਂ ਕੋਲ ਲਿਆਏ, ਜੇ ਪਹਿਲਾਂ ਅੰਨ੍ਹਾ ਸੀ।

14 ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।"

15 ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, "ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?" ਮਨੁੱਖ ਨੇ ਉੱਤਰ ਦਿੱਤਾ, "ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।"

16 ਕੁਝ ਫ਼ਰੀਸੀਆਂ ਨੇ ਕਿਹਾ, "ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।" ਕੁਝ ਹੋਰ ਲੋਕਾਂ ਨੇ ਆਖਿਆ, "ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ?" ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।

17 ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, "ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?" ਉਸ ਮਨੁੱਖ ਨੇ ਕਿਹਾ, "ਉਹ ਇੱਕ ਨਬੀ ਹੈ।"

18 ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ

ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।

19 ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, "ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?"

20 ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, "ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।

21 ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।"

22 ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੇ ਇਹ ਆਖੇਗਾ ਕਿ ਯਿਸੂ ਮਸੀਹ ਹੈ।

23 ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, "ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।"

24 ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, "ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।"

25 ਉਸ ਮਨੁੱਖ ਨੇ ਕਿਹਾ, "ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।"

26 ਯਹੂਦੀਆਂ ਦੇ ਆਗੂਆਂ ਨੇ ਆਖਿਆ, "ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?"

27 ਉਸ ਮਨੁੱਖ ਨੇ ਆਖਿਆ, "ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?"

28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।

29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”

30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।

31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।

32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।

33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”

34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।

ਆਤਮਿਕ ਅੰਨ੍ਹਾਪਣ

35 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “**ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?**”

36 ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”

37 ਮਨੁੱਖ ਨੇ ਆਖਿਆ, “**ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।**”

38 ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਤੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”

39 ਯਿਸੂ ਨੇ ਆਖਿਆ, “**ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।**”

40 ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”

41 ਯਿਸੂ ਨੇ ਆਖਿਆ, “**ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।**”

10

ਚਰਵਾਹੇ ਅਤੇ ਭੇਡਾਂ ਦਾ ਦ੍ਰਿਸ਼ਟਾਂਤ

1 ਯਿਸੂ ਨੇ ਆਖਿਆ, “**ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।**

2 ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।

3 ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।

4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।

5 ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”

6 ਜਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।

ਜਿਸੂ ਚੰਗਾ ਚਰਵਾਹਾ

7 ਤਦ ਜਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।

8 ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।

9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।

10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।

11 ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।

12 ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।

13 ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।

14 ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ

15 ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ

16 ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜ਼ਤ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ

ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜ਼ਤ ਅਤੇ ਇੱਕੋ ਅਯਾਲੀ ਹੋਵੇਗਾ।

17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।

18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”

19 ਜਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਣਨ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।

20 ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”

21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”

ਯਹੂਦੀਆਂ ਦਾ ਅਵਿਸ਼ਵਾਸ

22 ਇਹ ਸਰਦੀ ਦੀ ਰੁੱਤ ਸੀ ਅਤੇ ਯਹੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।

23 ਜਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।

24 ਯਹੂਦੀ ਜਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”

25 ਜਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।

26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।

27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।

28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।

29 ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।

30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”

31 ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।

32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”

33 ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”

34 ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।

35 ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।

37 ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।

38 ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

39 ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।

40 ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।

41 ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”

42 ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।

11

ਲਾਜ਼ਰ ਦੀ ਮੌਤ

1 ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਾਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।

2 ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ।

3 ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”

4 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”

5 ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।

6 ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੇ ਦਿਨ ਤੱਕ ਉਹ ਹੋਰ ਰੁਕ ਗਿਆ।

7 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, **“ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ।”**

8 ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।”

9 ਯਿਸੂ ਨੇ ਉੱਤਰ ਦਿੱਤਾ, **“ਕੀ ਦਿਨ ਦੇ ਬਾਰਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੇਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।**

10 **ਪਰ ਜੇ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੇਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।”**

11 ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, **“ਸਾਡਾ ਮਿੱਤਰ ਲਾਜ਼ਰ ਸੌ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”**

12 ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”

13 ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।

14 ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, **“ਲਾਜ਼ਰ ਮਰ ਗਿਆ ਹੈ।**

15 **ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”**

16 ਤਦ ਥੋਮਾ ਨੇ ਜਿਹੜਾ ਦੀਦਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”

ਯਿਸੂ ਲਾਜ਼ਰ ਦੀਆਂ ਭੈਣਾਂ ਨੂੰ ਦਿਲਾਸਾ ਦਿੰਦਾ ਹੈ

17 ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ।

18 ਬੈਤਅਨਿਯਾ ਤੋਂ ਯਹੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ।

19 ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।

20 ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ।

21 ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”

22 ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੇ ਵੀ ਪਰਮੇਸੁਰ ਕੋਲੋਂ ਮੰਗੋਗੇ, ਉਹ ਤੁਹਾਨੂੰ ਦੇਵੇਗਾ।”

23 ਯਿਸੂ ਨੇ ਆਖਿਆ, **“ਤੇਰਾ ਭਰਾ ਜੀ ਉੱਠੇਗਾ।”**

24 ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਊਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।”

25 ਯਿਸੂ ਨੇ ਉਸ ਨੂੰ ਆਖਿਆ, **“ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।**

26 **ਹਰ ਮਨੁੱਖ, ਜੇ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”**

27 ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”

ਯਿਸੂ ਰੋਇਆ

28 ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”

29 ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।

30 ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।

31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।

32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”

33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।

34 ਉਸ ਨੇ ਪੁੱਛਿਆ, “**ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।**” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।”

35 ਯਿਸੂ ਰੋਇਆ,

36 ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”

37 ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”

ਲਾਜ਼ਰ ਨੂੰ ਜਿਵਾਲਣਾ

38 ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।

39 ਯਿਸੂ ਨੇ ਆਖਿਆ, “**ਇਸ ਪੱਥਰ ਨੂੰ ਹਟਾ ਦੇਵੋ।**” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।”

40 ਯਿਸੂ ਨੇ ਮਾਰਥਾ ਨੂੰ ਆਖਿਆ, “**ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੋਂਗੀ।**”

41 ਫੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “**ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।**”

42 **ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।**”

43 ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “**ਲਾਜ਼ਰ, ਬਾਹਰ ਨਿੱਕਲ ਆ।**”

44 ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “**ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।**”

ਯਿਸੂ ਦੇ ਵਿਰੋਧ ਵਿੱਚ ਸਾਜਿਸ਼

ਮੱਤੀ 26:1-5; ਮਰਕੁਸ 14:1, 2; ਲੂਕਾ 22:1, 2

45 ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੇ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ।

46 ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾ ਕੇ ਫ਼ਰੀਸੀਆਂ ਨੂੰ ਯਿਸੂ ਦੇ ਕੰਮ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।

47 ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।

48 ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ

ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।”

49 ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਸਾਲ ਦਾ ਪ੍ਰਧਾਨ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।

50 ਕੀ ਤੁਸੀਂ ਮਹਿਸੂਸ ਨਹੀਂ ਕਰਦੇ ਕਿ ਸਾਰੀ ਕੌਮ ਦੇ ਨਾਸ ਦੀ ਬੁਜਾਏ ਲੋਕਾਂ ਲਈ ਇੱਕ ਮਨੁੱਖ ਦਾ ਮਰ ਜਾਣਾ ਚੰਗਾ ਹੈ।”

51 ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ। ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।

52 ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।

53 ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ।

54 ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।

55 ਯਹੂਦੀਆਂ ਦਾ ਪਸਾਰ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸੁੱਧ ਕਰਨ ਲਈ ਆਏ।

56 ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਹੈਕਲ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਕਿਹਾ, “ਕੀ ਉਹ ਇਸ ਤਿਉਹਾਰ ਤੇ ਨਹੀਂ ਆਵੇਗਾ? ਤੁਸੀਂ ਕੀ ਸੋਚਦੇ ਹੋ?”

57 ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ।

ਯਿਸੂ ਦੇ ਪੈਰਾਂ ਉੱਤੇ ਅਤਰ ਪਾਉਣਾ

ਮੱਤੀ 26:6-13; ਮਰਕੁਸ 14:3-9

1 ਪਸਾਰ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਾਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ।

2 ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।

3 ਮਰਿਯਮ ਨੇ ਜਟਾਮੁਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।

4 ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ

5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਏ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”

6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।

7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।

8 ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”

ਲਾਜ਼ਰ ਦੇ ਵਿਰੁੱਧ ਸਾਜਿਸ਼

9 ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਾਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।

10 ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।

11 ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।

ਯਹੂਸ਼ਲਮ ਵਿੱਚ ਰਾਜਾ ਦੀ ਤਰ੍ਹਾਂ ਆਉਣਾ

ਮੱਤੀ 21:1-11; ਮਰਕੁਸ 11:1-11; ਲੂਕਾ 19:28-40

12 ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਹੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।

13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ: “ਹੇਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”

14 ਯਿਸੂ ਨੇ ਇੱਕ ਗਾਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੇਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ

15 “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਾਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”

16 ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।

17 ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੌਂਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।

18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।

19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”

ਯੂਨਾਨੀ ਯਿਸੂ ਨੂੰ ਲੱਭਦੇ ਹਨ

20 ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।

21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”

22 ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।

23 ਯਿਸੂ ਨੇ ਉੱਤਰ ਦਿੱਤਾ, “**ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।**

24 **ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।**

25 **ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।**

26 **ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”**

ਯਿਸੂ ਆਪਣੀ ਮੌਤ ਦੀ ਭਵਿੱਖਬਾਣੀ ਕਰਦਾ ਹੈ

27 **ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।**

28 **ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ!** ਫਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”

29 ਜਿਹੜੇ ਲੋਕ ਉਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”

30 ਯਿਸੂ ਨੇ ਲੋਕਾਂ ਨੂੰ ਕਿਹਾ, “**ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।**

31 **ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।**

32 **ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”**

33 ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।

34 ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫਿਰ ਤੂੰ ਇਹ ਕਿਉਂ ਆਖਦਾ ਹੈ ਕਿ **ਮਨੁੱਖ ਦਾ ਪੁੱਤਰ ਜ਼ਰੂਰ ਉੱਠਾਇਆ ਜਾਵੇਗਾ।** ਇਹ ਮਨੁੱਖ ਦਾ ਪੁੱਤਰ ਕੌਣ ਹੈ?”

35 ਤਦ ਯਿਸੂ ਨੇ ਕਿਹਾ “**ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।**

36 **ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।”**

ਯਹੂਦੀਆਂ ਦਾ ਅਵਿਸ਼ਵਾਸ ਵਿੱਚ ਬਣੇ ਰਹਿਣਾ

ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।

37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ

ਅੱਖੀਂ ਵੇਖਿਆ ਪਰ ਫਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।

38 ਇਹ ਤਾਂ ਹੋਇਆ ਜੇ ਨਬੀ ਯਸਾਯਾਹ ਦੀ ਭਵਿੱਖਬਾਣੀ ਸਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”

39 ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,

40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”

41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।

42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।

43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।

ਯਿਸੂ ਦੇ ਵਚਨ: ਨਿਆਂ ਦਾ ਅਧਾਰ

44 ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੇ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।

45 ਜੇ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।

46 **ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।**

47 **ਜੇ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ**

ਦੇਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।

48 ਜੇ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੇ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੇਸ਼ੀ ਠਹਿਰਾਏਗਾ।

49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।

50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੇ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”

13

ਜਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ

1 ਇਹ ਸਮਾਂ ਯਹੂਦੀਆਂ ਦੇ ਪਸਾਰ ਦੇ ਤਿਉਹਾਰ ਦਾ ਸੀ ਅਤੇ ਜਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਜਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।

2 ਜਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਜਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।

3 ਜਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।

4 ਜਦੋਂ ਉਹ ਭੋਜਨ ਕਰ ਰਹੇ ਸਨ ਜਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।

5 ਫਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ

ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।

6 ਜਦੋਂ ਜਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਜਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਗੇ?”

7 ਜਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੋਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੋਗਾ।”

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੋਗਾ।” ਜਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਗੀ।”

9 ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”

10 ਜਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”

11 ਜਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”

12 ਜਦੋਂ ਜਿਸੂ ਉਨ੍ਹਾਂ ਦੇ ਪੈਰ ਧੋ ਰਿਹਾ ਤਾਂ ਉਹ ਫਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”

13 ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।

14 ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਣੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।

15 ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।

16 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ

ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਗੇ ਤਾਂ ਮੁਬਾਰਕ ਹੋਵੋਗੇ।

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੇ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

19 ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਗੇ ਕਿ ਮੈਂ ਓਹੀ ਹਾਂ।

20 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੇ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੇ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੇ ਮੈਨੂੰ ਕਬੂਲ ਕਰਦਾ ਸੇ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”

ਜਿਸੂ ਆਪਣੇ ਫੜਵਾਏ ਜਾਣ ਬਾਰੇ ਭਵਿੱਖਬਾਣੀ ਕਰਦਾ ਹੈ

ਮਤੀ 26:20-25; ਮਰਕੁਸ 14:17-21; ਲੂਕਾ 22:21-23

21 ਜਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”

22 ਜਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਜਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।

23 ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਜਿਸੂ ਪਿਆਰ ਕਰਦਾ ਸੀ, ਉਸ ਨੇ ਜਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।

24 ਇਸ ਲਈ ਸ਼ਮਊਨ ਪਤਰਸ ਨੇ ਜਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।

25 ਉਹ ਚੇਲਾ ਜਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁੱਛਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫੜਵਾਏਗਾ।”

26 ਜਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫੜਵਾਏਗਾ।” ਸੋ ਜਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਜਿਸੂ ਨੇ ਯਹੂਦਾ ਨੂੰ ਕਿਹਾ, “ਜੇ ਤੂੰ ਕਰਨਾ ਛੇਤੀ ਕਰ।”

28 ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਜਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।

29 ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਜਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।

ਨਵਾਂ ਹੁਕਮ

31 ਜਦੋਂ ਯਹੂਦਾ ਚਲਾ ਗਿਆ ਤਾਂ ਜਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।

32 ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”

33 ਜਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।

34 ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ

ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”

ਪ੍ਰਤਰਸ ਦੇ ਇਨਕਾਰ ਦੀ ਭਵਿੱਖਬਾਣੀ
ਮਤੀ 26:31-35; ਮਰਕੁਸ 14:27-31; ਲੂਕਾ 22:31-34

36 ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”

37 ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”

38 ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”

14

ਪਰਮੇਸ਼ੁਰ ਤੱਕ ਪਹੁੰਚਣ ਦਾ ਰਾਹ

1 ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।

2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।

3 ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਵਾਂਗਾ।

4 ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”

5 ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”

6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ

ਆਉਣ ਤੋਂ ਬਿਨਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

7 ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”

8 ਫ਼ਿਲਿਪਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”

9 ਯਿਸੂ ਨੇ ਆਖਿਆ, “ਫ਼ਿਲਿਪਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’”

10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।

11 ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।

12 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।

13 ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।

14 ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”

ਪਵਿੱਤਰ ਆਤਮਾ ਦਾ ਵਾਅਦਾ

15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।

16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।

17 ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ

ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।

18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।

19 ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।

20 ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।

21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?"

22 ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), "ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?"

23 ਜਿਸੂ ਨੇ ਆਖਿਆ, "ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।

24 ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।"

25 "ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ।

26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ

ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।"

27 "ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"

28 ਜੇ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, "ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।" ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।

29 ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੇ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।

30 "ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।

31 ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਦੋਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।"

15

ਜਿਸੂ ਅੰਗੂਰ ਦੀ ਸੱਚੀ ਵੇਲ

1 ਜਿਸੂ ਨੇ ਕਿਹਾ, "ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।"

2 ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।

3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।

4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ

ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।

5 “ਅੰਗੂਰ ਦੀ ਵੇਲੇ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”

6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।

7 “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”

8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।

9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”

10 ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਗੇ।

11 “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”

12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।

13 ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ

14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।

15 ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੇ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।

16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋ ਪਿਤਾ ਤੁਹਾਨੂੰ ਦੇਵੇ।”

17 ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।

ਸੰਸਾਰ ਦਾ ਵੈਰ

18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।

19 ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।

20 ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।

21 ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।

22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੇਸ਼ੀ ਨਾ

ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ਼ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।

23 ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।

24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੇਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।

25 ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”

26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।

27 ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।

16

1 ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੇਕਰ ਨਾ ਖਾਓ।

2 ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।

3 ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।

4 ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ।

ਪਵਿੱਤਰ ਆਤਮਾ ਦੇ ਕੰਮ

ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।

5 ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।

6 ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।

7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।

8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।

9 ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ।

10 ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।

11 ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।

12 “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।

13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।

14 ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।

15 ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ

ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।

ਚੇਲਿਆਂ ਦਾ ਦੁੱਖ-ਸੁੱਖ ਵਿੱਚ ਬਦਲ ਜਾਵੇਗਾ

16 “ਬੇੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਗੇ।”

17 ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੇ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”

18 ਤਾਂ ਉਨ੍ਹਾਂ ਨੇ ਪੁੱਛਿਆ, “ਬੇੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੇ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।

19 ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੇ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਗੇ?”

20 ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੇਵੋਗੇ ਅਤੇ ਉਦਾਸ ਹੋਵੋਗੇ ਪਰ ਸੰਸਾਰ ਖੁਸ਼ ਹੋਵੇਗਾ। ਤੁਸੀਂ ਉਦਾਸ ਹੋਵੋਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।

21 “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।

22 ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।

23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੇ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਗੇ ਉਹ ਤੁਹਾਨੂੰ ਦੇਵੇਗਾ।

24 ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।

ਸੰਸਾਰ ਉੱਤੇ ਜਿੱਤ

25 “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।

26 ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।

27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।

28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”

29 ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।

30 ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈ।”

31 ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”

32 ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।

33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਗੇ। ਪਰ ਹੌਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

17

ਯਿਸੂ ਮਹਿਮਾਮਈ ਹੋਣ ਲਈ ਪ੍ਰਾਰਥਨਾ ਕਰਦਾ ਹੈ

1 ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।

2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।

3 ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।

4 ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।

5 ਹੇ ਪਿਤਾ, ਹੁਣ ਤੂੰ ਆਪਣੀ ਮਜ਼ਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”

ਯਿਸੂ ਆਪਣੇ ਚੇਲਿਆਂ ਦੇ ਲਈ ਪ੍ਰਾਰਥਨਾ ਕਰਦਾ ਹੈ

6 ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।

7 ਹੁਣ ਉਹ ਜਾਣਦੇ ਹਨ ਕਿ ਜੇ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।

8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।

9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।

10 ਜੇ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੇ ਕੁਝ ਤੇਰਾ ਹੈ ਸੇ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।

11 ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।

12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ।

13 ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।

14 ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।

15 ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।

16 ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।

17 ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।

18 ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।

19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ

ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।

ਯਿਸੂ ਸਾਰੇ ਵਿਸ਼ਵਾਸੀਆਂ ਲਈ ਪ੍ਰਾਰਥਨਾ ਕਰਦਾ ਹੈ

20 **ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।**

21 **ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੋ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।**

22 **ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।**

23 **ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧੂ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।**

24 **“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।**

25 **ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।**

26 **ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”**

18

ਯਿਸੂ ਨੂੰ ਫੜਵਾਇਆ ਜਾਣਾ

ਮੱਤੀ 26:47-56; ਮਰਕੁਸ 14:43-50; ਲੂਕਾ 22:47-53

1 ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੇਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।

2 ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫੜਵਾਉਣਾ ਸੀ।

3 ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।

4 ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਬਾਹਰ ਆਇਆ ਅਤੇ ਆਖਿਆ, **“ਤੁਸੀਂ ਕਿਸਨੂੰ ਲੱਭ ਰਹੇ ਹੋ?”**

5 ਉਨ੍ਹਾਂ ਉਸ ਨੂੰ ਉੱਤਰ ਦਿੱਤਾ, **“ਨਾਸਰਤ ਦੇ ਯਿਸੂ ਨੂੰ।”** ਯਿਸੂ ਨੇ ਆਖਿਆ, **“ਮੈਂ ਹੀ ਯਿਸੂ ਹਾਂ।”** ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।

6 ਜਦੋਂ ਉਸ ਨੇ ਉਨ੍ਹਾਂ ਨੂੰ ਆਖਿਆ, **“ਮੈਂ ਯਿਸੂ ਹਾਂ”** ਉਹ ਆਦਮੀ ਪਿੱਛੇ ਹਟੇ ਤੇ ਹੇਠਾਂ ਡਿੱਗ ਪਏ।

7 ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, **“ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?”** ਉਹਨਾਂ ਨੇ ਆਖਿਆ, **“ਨਾਸਰਤ ਦੇ ਯਿਸੂ ਦੀ।”**

8 ਯਿਸੂ ਨੇ ਕਿਹਾ, **“ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਭਾਲ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”**

9 ਇਹ ਯਿਸੂ ਦੇ ਵਾਕ ਨੂੰ ਪੂਰੇ ਕਰਨ ਲਈ ਹੋਇਆ, **“ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”**

10 ਫ਼ਿਰ ਸ਼ਮਉਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ

ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)

11 ਫਿਰ ਯਿਸੂ ਨੇ ਪਤਰਸ ਨੂੰ ਕਿਹਾ, **“ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”**

ਅੰਨਾਸ ਦੇ ਸਨਮੁਖ ਯਿਸੂ

12 ਉਸ ਤੋਂ ਬਾਅਦ ਸੈਨਾਂ ਅਧਿਕਾਰੀ ਅਤੇ ਯਹੂਦੀਆਂ ਦੇ ਪਿਆਦਿਆਂ ਨੇ ਯਿਸੂ ਨੂੰ ਫੜਕੇ ਬੰਨ੍ਹ ਲਿਆ।

13 ਬੰਨ੍ਹ ਕੇ ਉਸ ਨੂੰ ਅੰਨਾਸ ਕੋਲ ਲਿਆਂਦਾ ਗਿਆ। ਅੰਨਾਸ ਕਯਾਫਾ ਦਾ ਸਹੁਰਾ ਸੀ ਅਤੇ ਉਸ ਸਾਲ ਦਾ ਕਯਾਫਾ ਪ੍ਰਧਾਨ ਜਾਜਕ ਸੀ।

14 ਉਹ ਕਯਾਫਾ ਸੀ, ਜਿਸ ਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।

ਪਤਰਸ ਯਿਸੂ ਦਾ ਇਨਕਾਰ ਕਰਦਾ ਹੈ

ਮੱਤੀ 26:69, 70; ਮਰਕੁਸ 14:66-68; ਲੂਕਾ 22:55-57

15 ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਪ੍ਰਧਾਨ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਪ੍ਰਧਾਨ ਜਾਜਕ ਦੇ ਘਰ ਵਿਹੜੇ ਤੱਕ ਗਿਆ।

16 ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਪ੍ਰਧਾਨ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਖੜ੍ਹਾ ਸੀ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।

17 ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ।”

18 ਇਹ ਸਰਦੀ ਦਾ ਮੌਸਮ ਸੀ, ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋ ਕੇ ਅੱਗ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਨਾਲ ਖੜ੍ਹਾ ਅੱਗ ਸੇਕ ਰਿਹਾ ਸੀ।

ਪ੍ਰਧਾਨ ਜਾਜਕ ਯਿਸੂ ਤੋਂ ਪ੍ਰਸ਼ਨ ਪੁੱਛਦਾ ਹੈ
ਮੱਤੀ 26:59-66; ਮਰਕੁਸ 14:55-64; ਲੂਕਾ 22:66-71

19 ਪ੍ਰਧਾਨ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ ਉਸ ਦੀ ਸਿੱਖਿਆ ਬਾਰੇ ਪ੍ਰਸ਼ਨ ਕੀਤੇ।

20 ਯਿਸੂ ਨੇ ਆਖਿਆ, **“ਮੈਂ ਸਦਾ ਲੋਕਾਂ ਨੂੰ ਖੁੱਲ੍ਹ ਕੇ ਬੋਲਿਆ ਹਾਂ। ਮੈਂ ਹਮੇਸ਼ਾਂ ਪ੍ਰਾਰਥਨਾ ਘਰ ਅਤੇ ਹੈਕਲ ਵਿੱਚ ਵੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇਕੱਠੇ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।**

21 **ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰਦਾ ਹੈ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿੱਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਦੱਸਿਆ ਹੈ।”**

22 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਪ੍ਰਧਾਨ ਜਾਜਕ ਨਾਲ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”

23 ਯਿਸੂ ਨੇ ਆਖਿਆ, **“ਜੇਕਰ ਮੈਂ ਗਲਤ ਕਿਹਾ ਹੈ ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਮਾਰਦਾ ਹੈ?”**

24 ਤਾਂ ਫਿਰ ਅੰਨਾਸ ਨੇ ਯਿਸੂ ਨੂੰ ਪ੍ਰਧਾਨ ਜਾਜਕ ਕਯਾਫਾ ਕੋਲ ਭੇਜ ਦਿੱਤਾ।

ਪਤਰਸ ਯਿਸੂ ਦਾ ਇਨਕਾਰ ਦੂਸਰੀ ਵਾਰ ਕਰਦਾ ਹੈ

ਮੱਤੀ 26:71-75; ਲੂਕਾ 22:58-62

25 ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”

26 ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ

ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”

27 ਪਰ ਫਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸੀ!” ਅਤੇ ਉਸੇ ਸਮੇਂ ਕੁੱਕੜ ਨੇ ਬਾਂਗ ਦਿੱਤੀ।

ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ

ਮੱਤੀ 27:1, 2; 11-14; ਮਰਕੁਸ 15:1-5; ਲੂਕਾ 23:1-5

28 ਤਦ ਯਹੂਦੀ ਯਿਸੂ ਨੂੰ ਕਯਾਫਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।

29 ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਉੱਤੇ ਕੀ ਦੋਸ਼ ਲਗਾਉਂਦੇ ਹੋ?”

30 ਯਹੂਦੀਆਂ ਨੇ ਉੱਤਰ ਦਿੱਤਾ, “ਇਹ ਇੱਕ ਬੁਰਾ ਆਦਮੀ ਹੈ, ਇਸ ਕਰਕੇ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”

31 ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”

32 ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਪਹਿਲਾਂ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਾ ਹੋਣ ਲਈ ਉਹ ਵਾਪਰਿਆ।

33 ਪਿਲਾਤੁਸ ਮਹਿਲ ਵਿੱਚ ਵਾਪਸ ਚਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?”

34 ਯਿਸੂ ਨੇ ਉੱਤਰ ਦਿੱਤਾ, “**ਕੀ ਤੂੰ ਇਹ ਆਪਣੇ ਆਪ ਆਖਦਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?**”

35 ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਮੁੱਖ

ਜਾਜਕਾਂ ਤੈਨੂੰ ਮੇਰੇ ਕੋਲ ਲੈ ਕੇ ਆਏ ਹਨ। ਤੂੰ ਕੀ ਗਲਤ ਕੀਤਾ ਹੈ?”

36 ਯਿਸੂ ਨੇ ਆਖਿਆ, “**ਮੇਰਾ ਰਾਜ ਇਸ ਧਰਤੀ ਦਾ ਨਹੀਂ ਹੈ। ਜੇਕਰ ਇਹ ਇਸ ਧਰਤੀ ਦਾ ਹੁੰਦਾ ਤਾਂ ਮੇਰੇ ਚੇਲੇ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”**

37 ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “**ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”**

38 ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?”

ਮੌਤ ਦੀ ਸਜ਼ਾ ਦਾ ਹੁਕਮ

ਮੱਤੀ 27:15-31; ਮਰਕੁਸ 15:6-20; ਲੂਕਾ 23:13-25

ਇਹ ਆਖਣ ਤੋਂ ਬਾਅਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਮਿਲਿਆ।

39 ਪਰ ਇਹ ਤੁਹਾਡਾ ਰਿਵਾਜ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੇ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”

40 ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ।

19

1 ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ।

2 ਸਿਪਾਰੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।

3 ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ

ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।

4 ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੇਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”

5 ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਰਾਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”

6 ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੇਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”

7 ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”

8 ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।

9 ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ।

10 ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”

11 ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫੜਵਾਇਆ ਹੈ ਉਹ ਵੱਧ ਪਾਪ ਦਾ ਦੇਸ਼ੀ ਹੈ।”

12 ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੋਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”

13 ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।

14 ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”

15 ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”

16 ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।

ਯਿਸੂ ਨੂੰ ਸਲੀਬ ਉੱਤੇ ਚੜਾਉਣਾ

ਮੱਤੀ 27:32-44; ਮਰਕੁਸ 15:21-32; ਲੂਕਾ 23:26-43

17 ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੇਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਾਥਾ” ਕਹਿੰਦੇ ਹਨ।

18 ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।

19 ਪਿਲਾਤੁਸ ਨੇ ਇੱਕ ਦੇਸ਼ ਪੱਤੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”

20 ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।

21 ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ

ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, 'ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।' ”

22 ਪਿਲਾਤੁਸ ਨੇ ਕਿਹਾ, “ਜੇ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”

23 ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।

24 ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।

25 ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪੁਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜੀਆਂ ਸਨ।

26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “**ਹੇ ਔਰਤ! ਇਹ ਰਿਹਾ ਤੇਰਾ ਪੁੱਤਰ।**”

27 ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “**ਇਹ ਤੇਰੀ ਮਾਤਾ ਹੈ।**” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।

ਯਿਸੂ ਦੀ ਮੌਤ

ਮੱਤੀ 27:45-56; ਮਰਕੁਸ 15:33-41; ਲੂਕਾ 23:44-49

28 ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “**ਮੈਂ ਪਿਆਸਾ ਹਾਂ।**”

29 ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਚੂਫੇ ਨੂੰ ਗਿਲਾ ਕੀਤਾ ਅਤੇ ਉਸ ਸਪੱਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।

30 ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “**ਪੂਰਾ ਹੋਇਆ ਹੈ।**” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।

ਵੱਖੀ ਵਿੱਚ ਬਰਛਾ ਮਾਰਨਾ

31 ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।

32 ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।

33 ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।

34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੱਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।

35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)

36 ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”

37 ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”

ਯਿਸੂ ਨੂੰ ਦਫ਼ਨਾਉਣਾ

ਮੱਤੀ 27:57-61; ਮਰਕੁਸ 14:42-47; ਲੂਕਾ 23:50-56

38 ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।

39 ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।

40 ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।

41 ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਠਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।

42 ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।

20

ਖ਼ਾਲੀ ਕਬਰ

ਮੱਤੀ 28:1-8; ਮਰਕੁਸ 16:1-8; ਲੂਕਾ 24:1-12

1 ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।

2 ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”

3 ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।

4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ਼ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।

5 ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।

6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।

7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।

8 ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।

9 ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਦੇ ਜੀ ਉੱਠੇਗਾ।

10 ਫੇਰ ਚੇਲੇ ਘਰ ਨੂੰ ਵਾਪਸ ਚਲੇ ਗਏ।

ਮਰਿਯਮ ਮਗਦਲੀਨੀ ਨੂੰ ਦਿਖਾਈ ਦੇਣਾ

ਮੱਤੀ 28:9, 10; ਮਰਕੁਸ 16:9-11

11 ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਦੀ-ਰੋਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।

12 ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।

13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈ?” ਮਰਿਯਮ ਨੇ

ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”

14 ਇਹ ਆਖ ਕੇ ਉਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।

15 ਯਿਸੂ ਨੇ ਉਸ ਨੂੰ ਕਿਹਾ, “**ਹੇ ਔਰਤ, ਤੂੰ ਕਿਉਂ ਰੋਂਦੀ ਹੈਂ? ਅਤੇ ਤੂੰ ਕਿਸਨੂੰ ਭਾਲਦੀ ਹੈਂ?**” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੇ ਮੈਂ ਜਾ ਕੇ ਉਸ ਨੂੰ ਮਿਲਾ।”

16 ਯਿਸੂ ਨੇ ਉਸ ਨੂੰ ਆਖਿਆ, “**ਹੇ ਮਰਿਯਮ!**” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”

17 ਯਿਸੂ ਨੇ ਉਸ ਨੂੰ ਆਖਿਆ, “**ਮੈਨੂੰ ਨਾ ਫੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।**”

18 ਮਰਿਯਮ ਮੁਹਾਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।

ਚੇਲਿਆਂ ਨੂੰ ਦਿਖਾਈ ਦੇਣਾ

ਮੱਤੀ 28:16-20; ਮਰਕੁਸ 16:14-18; ਲੂਕਾ 24:36-49

19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “**ਤੁਹਾਨੂੰ ਸ਼ਾਂਤੀ ਮਿਲੇ!**”

20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।

21 ਤਦ ਯਿਸੂ ਨੇ ਫਿਰ ਕਿਹਾ, “**ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।**”

22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “**ਪਵਿੱਤਰ ਆਤਮਾ ਲਵੋ।**”

23 **ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।**”

ਥੋਮਾ ਉੱਤੇ ਪ੍ਰਗਟ ਹੋਣਾ

24 ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ।

25 ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਨੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”

26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “**ਤੁਹਾਨੂੰ ਸ਼ਾਂਤੀ ਮਿਲੇ!**”

27 ਤਦ ਯਿਸੂ ਨੇ ਥੋਮਾ ਨੂੰ ਕਿਹਾ, “**ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।**”

28 ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”

29 ਯਿਸੂ ਨੇ ਥੋਮਾ ਨੂੰ ਕਿਹਾ, “**ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫਿਰ ਵੀ ਵਿਸ਼ਵਾਸ ਕਰਦੇ।**”

ਇਸ ਕਿਤਾਬ ਦਾ ਟੀਚਾ

30 ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ

ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।

³¹ ਇਹ ਗੁੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

21

ਤਿਬਿਰਿਯਾਸ ਝੀਲ ਦੇ ਕਿਨਾਰੇ ਚੇਲਿਆਂ ਨੂੰ ਦਿਖਾਈ ਦੇਣਾ

1 ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।

2 ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।

3 ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫੜ ਸਕੇ।

4 ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।

5 ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “**ਮਿੱਤਰੇ ਕੀ ਤੁਸੀਂ ਕੁਝ ਖਾਣ ਲਈ ਫੜਿਆ?**” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”

6 ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ **ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ** ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।

7 ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ

ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ।
⁸ ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।

9 ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।

10 ਯਿਸੂ ਨੇ ਆਖਿਆ ਉਹ “**ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫੜੀਆਂ ਹਨ।**”

11 ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ ਤਾਂ ਵੀ ਨਾ ਟੁੱਟਿਆ।

12 ਯਿਸੂ ਨੇ ਉਨ੍ਹਾਂ ਨੂੰ ਆਖਿਆ, “**ਆਓ ਤੇ ਆ ਕੇ ਖਾਏ।**” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।

13 ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।

14 ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।

ਯਿਸੂ ਅਤੇ ਪਤਰਸ

15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “**ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?**” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “**ਮੇਰੇ ਲੇਲੇ ਚਾਰ।**”

16 ਯਿਸੂ ਨੇ ਫੇਰ ਪਤਰਸ ਨੂੰ ਆਖਿਆ, “**ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ**

ਪਿਆਰ ਕਰਦਾ ਹੈ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, **“ਮੇਰੀਆਂ ਭੇਡਾਂ ਦੀ ਰਾਖੀ ਕਰ।”**

17 ਤੀਜੀ ਵਾਰ ਯਿਸੂ ਨੇ ਫਿਰ ਪਤਰਸ ਨੂੰ ਆਖਿਆ, **“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈ?”** ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, **“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈ?”** ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, **“ਮੇਰੀਆਂ ਭੇਡਾਂ ਨੂੰ ਚਾਰ।**

18 **ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”**

19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, **“ਮੇਰੇ ਮਗਰ ਹੋ ਤੁਰ।”**

ਯਿਸੂ ਅਤੇ ਉਸ ਦਾ ਪਿਆਰਾ ਚੇਲਾ

20 ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫੜਵਾਏਗਾ?”

21 ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿੱਛੇ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”

22 ਯਿਸੂ ਨੇ ਉੱਤਰ ਦਿੱਤਾ, **“ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ**

ਕੀ? ਤੂੰ ਮੇਰੇ ਪਿਛੇ ਹੋ ਤੁਰ।”

23 ਤਾਂ ਇਹ ਗੱਲ ਚੇਲਿਆਂ ਵਿੱਚ ਫੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, **“ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਉਹ ਜੀਵੇ ਤਾਂ ਤੁਹਾਨੂੰ ਕੀ?”**

24 ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।

25 ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।

ਰਸੂਲਾਂ ਦੇ ਕਰਤੱਬ

ਲੇਖਕ

ਲੂਕਾ, ਵੈਦ, ਇਸ ਪੁਸਤਕ ਦਾ ਲੇਖਕ ਹੈ। ਲੂਕਾ ਨੇ ਰਸੂਲਾਂ ਦੇ ਕਰਤੱਬ ਵਿੱਚ ਦੱਸੀਆਂ ਗਈਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਆਪਣੀ ਅੱਖੀਂ ਦੇਖਿਆ ਸੀ ਅਤੇ ਉਹ ਇਸ ਗੱਲ ਦੀ ਪੁਸ਼ਟੀ ਬਹੁਤ ਸਾਰੀਆਂ ਥਾਵਾਂ ਤੇ ਅਸੀਂ ਸ਼ਬਦ ਦਾ ਇਸਤੇਮਾਲ ਕਰਕੇ ਕਰਦਾ ਹੈ (16:10-17; 20:5-21:18; 27:1-28:16)। ਰਵਾਇਤੀ ਤੌਰ ਤੇ ਉਸ ਨੂੰ ਇੱਕ ਗੈਰ-ਯਹੂਦੀ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ, ਉਹ ਮੁੱਖ ਤੌਰ ਤੇ ਇੱਕ ਪ੍ਰਚਾਰਕ ਸੀ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੁਸਤਕ ਲਗਭਗ 60-63 ਈ. ਦੇ ਵਿਚਕਾਰ ਲਿਖੀ ਗਈ।

ਪੁਸਤਕ ਨੂੰ ਲਿਖੇ ਜਾਣ ਦੇ ਮੁੱਖ ਸਥਾਨ ਯਰੂਸ਼ਲਮ, ਸਾਮਰਿਆ, ਲੁਦਿਆ, ਯਾਪਾ, ਅੰਤਾਕਿਆ, ਇਕੋਨਿਯੂਮ, ਲੁਸਤ੍ਰਾ, ਦਰਬੇ, ਫਿਲਿੱਪੀ, ਬੱਸਲੁਨੀਕਾ ਬੀਰੀਆ, ਅਥੇਨੇ, ਕੁਰਿੰਥੁਸ, ਅਫ਼ਸੁਸ, ਕੈਸਰਿਆ, ਮਾਲਟਾ ਅਤੇ ਰੋਮ ਹੋ ਸਕਦੇ ਹਨ।

ਪ੍ਰਾਪਤ ਕਰਤਾ

ਲੂਕਾ ਨੇ ਥਿਉਫ਼ਿਲੁਸ ਨੂੰ ਲਿਖਿਆ (ਰਸੂਲ 1:1)। ਬਦਕਿਸਮਤੀ ਨਾਲ, ਥਿਉਫ਼ਿਲੁਸ ਕੌਣ ਸੀ, ਇਸ ਬਾਰੇ ਬਹੁਤ ਜਾਣਕਾਰੀ ਨਹੀਂ ਹੈ। ਕੁਝ ਸੰਭਾਵਨਾਵਾਂ ਇਹ ਹਨ ਕਿ ਉਹ ਲੂਕਾ ਦਾ ਸਰਪ੍ਰਸਤ ਸੀ ਜਾਂ ਥਿਉਫ਼ਿਲੁਸ ਸ਼ਬਦ (ਜਿਸਦਾ ਅਰਥ “ਪਰਮੇਸ਼ੁਰ ਦਾ ਪ੍ਰੇਮੀ” ਹੈ) ਨੂੰ ਸਾਰੇ ਈਸਾਈਆਂ ਦੇ ਲਈ ਵਿਆਪਕ ਤੌਰ ਤੇ ਵਰਤਿਆ ਜਾ ਰਿਹਾ ਹੈ।

ਉਦੇਸ਼

ਰਸੂਲਾਂ ਦੇ ਕਰਤੱਬ ਦਾ ਉਦੇਸ਼ ਕਲੀਸਿਯਾ ਦੇ ਜਨਮ ਅਤੇ ਵਾਧੇ ਦੀ ਕਹਾਣੀ ਨੂੰ ਦੱਸਣਾ ਹੈ, ਇਹ ਪੁਸਤਕ ਯੂਹੰਨਾ ਬਪਤਿਸਮਾ ਦੇਣ ਵਾਲੇ, ਯਿਸੂ ਅਤੇ ਉਸ ਦੇ ਬਾਰਾਂ ਰਸੂਲਾਂ ਦੁਆਰਾ ਸ਼ੁਰੂ ਕੀਤੇ ਹੋਏ ਸੰਦੇਸ਼ ਨੂੰ ਜਾਰੀ ਰੱਖਦੀ ਹੈ। ਇਹ ਸਾਨੂੰ ਪੰਤੇਕੁਸਤ ਦੇ ਦਿਨ ਪਵਿੱਤਰ ਆਤਮਾ ਦੇ

ਆਉਣ ਨਾਲ ਈਸਾਈ ਧਰਮ ਦੇ ਫੈਲਣ ਦੀ ਜਾਣਕਾਰੀ ਪ੍ਰਦਾਨ ਕਰਦੀ ਹੈ।

ਵਿਸ਼ਾ-ਵਸਤੂ

ਖੁਸ਼ਖਬਰੀ ਦਾ ਫੈਲਾਅ

ਰੂਪ-ਰੇਖਾ

1. ਪਵਿੱਤਰ ਆਤਮਾ ਦਾ ਵਾਇਦਾ — 1:1-26
 2. ਪਵਿੱਤਰ ਆਤਮਾ ਦਾ ਪ੍ਰਗਟੀਕਰਣ — 2:1-4
 3. ਪਵਿੱਤਰ ਆਤਮਾ ਦੁਆਰਾ ਰਸੂਲਾਂ ਦੀ ਸੇਵਕਾਈ ਅਤੇ ਯਰੂਸ਼ਲਮ ਵਿੱਚ ਕਲੀਸਿਯਾ ਉੱਤੇ ਸਤਾਉ — 2:5-8:3
 4. ਪਵਿੱਤਰ ਆਤਮਾ ਦੁਆਰਾ ਯਹੂਦੀਆ ਅਤੇ ਸਾਮਰੀਆ ਵਿੱਚ ਰਸੂਲਾਂ ਦੀ ਸੇਵਕਾਈ — 8:4 - 2:25
- ਪਵਿੱਤਰ ਆਤਮਾ ਦੁਆਰਾ ਸੰਸਾਰ ਦੇ ਦੂਜਿਆਂ ਹਿੱਸਿਆਂ ਵਿੱਚ ਰਸੂਲਾਂ ਦੀ ਸੇਵਕਾਈ — 13:1 - 28:31

ਜਾਣ-ਪਛਾਣ

1 ਹੋ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।

2 ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਰਾਂ ਉਠਾ ਲਿਆ ਗਿਆ।

3 ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।

4 ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ **ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।**

5 ਕਿਉਂਕਿ ਜੇ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।

ਯਿਸੂ ਦਾ ਸਵਰਗ ਤੇ ਉਠਾਇਆ ਜਾਣਾ

6 ਸੇ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?

7 ਉਸ ਨੇ ਉਨ੍ਹਾਂ ਨੂੰ ਆਖਿਆ, **ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।**

8 **ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।**

9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਰਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।

10 ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੇ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।

11 ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੇ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ।

ਮੱਥਿਯਾਸ ਦਾ ਯਹੂਦਾ ਦੇ ਸਥਾਨ ਤੇ ਚੁਣਿਆ ਜਾਣਾ

12 ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਥਾਨ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।

13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮੂਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ

ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।

15 ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ

16 ਹੇ ਭਰਾਵੇ, ਉਹ ਲਿਖਤ ਪੂਰੀ ਹੋਈ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।

17 ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ

18 ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਵਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।

19 ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨ੍ਹਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ

20 ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ। ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।

21 ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।

22 ਯਹੂਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਰਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।

23 ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਥਾਸ ਅਖਵਾਉਂਦਾ ਸੀ, ਜਿਸ ਨੂੰ ਯੂਸੁਤਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।

24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।

25 ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ

26 ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪੁਰਚੀਆਂ ਪ੍ਰਾਈਆਂ ਅਤੇ ਮੱਥਿਆਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।

2

ਪਵਿੱਤਰ ਦਾ ਉਤਰਨਾ

1 ਜਦੋਂ ਪੰਤੋਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।

2 ਅਤੇ ਅਚਾਨਕ ਅਕਾਸ਼ ਤੋਂ ਇੱਕ ਗੂਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।

3 ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।

4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

5 ਯਹੂਦੀ ਯਹੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।

6 ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।

7 ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?

8 ਫ਼ੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?

9 ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਆ, ਕੱਪਦੁਕਿਆ, ਪੁੰਤਸ, ਏਸ਼ੀਆ

10 ਫ਼ਰੂਗਿਆ, ਪਮਫ਼ੁਲਿਆ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,

11 ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!

12 ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?

13 ਦੂਜਿਆਂ ਨੇ ਮਖੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!

ਪਤਰਸ ਦਾ ਪ੍ਰਚਾਰ

14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਹੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!

15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜ੍ਹਿਆ ਹੈ।

16 ਪਰ ਇਹ ਉਹ ਗੱਲ ਹੈ ਜੋ ਯੇਏਲ ਨਬੀ ਦੀ ਜੁਬਾਨੀ ਆਖੀ ਗਈ ਸੀ।

17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

18 ਹਾਂ, ਮੈਂ ਆਪਣੇ ਦਾਸ਼ਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।

19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਦੇ ਦੇ ਬੱਦਲ ਵਿਖਾਵਾਂਗਾ।

20 ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,

21 ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।

22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ

ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।

23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।

24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

25 ਇਸ ਲਈ ਦਾਉਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।

26 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,

27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।

28 ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।

29 ਹੇ ਭਰਾਵੇ, ਮੈਂ ਘਰਾਣੇ ਦੇ ਸਰਦਾਰ ਦਾਉਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।

30 ਇਸ ਕਰਕੇ ਜੇ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।

31 ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।

32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।

33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।

34 ਕਿਉਂ ਜੋ ਦਾਉਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

35 ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਕੀ ਨਾ ਕਰ ਦੇਵਾਂ।”

36 ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋਂ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।

37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੇ ਅਸੀਂ ਕੀ ਕਰੀਏ?

38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੇਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੋ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।

40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਢੀ ਪੀੜੀ ਤੋਂ ਬਚਾਓ।

41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

ਵਿਸ਼ਵਾਸੀਆਂ ਦੀ ਸੰਗਤੀ

43 ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।

44 ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

45 ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।

46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।

47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।

3

ਜਮਾਂਦਰੂ ਲੰਗੜੇ ਦਾ ਚੰਗਾ ਹੋਣਾ

1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।

2 ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।

3 ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।

4 ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ

5 ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।

6 ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੇ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!

7 ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।

8 ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।

9 ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।

10 ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।

ਹੈਕਲ ਵਿੱਚ ਪਤਰਸ ਦਾ ਉਪਦੇਸ਼

11 ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।

12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?

13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।

15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

16 ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।

17 ਅਤੇ ਹੁਣ ਹੇ ਭਰਾਵੇ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।

18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ

ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।

19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

20 ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।

21 ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।

22 ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।

23 ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।

24 ਅਤੇ ਸਾਰੇ ਨਬੀਆਂ ਨੇ ਸਮੁਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।

25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

4

ਪਤਰਸ ਅਤੇ ਯੂਹੰਨਾ ਮਹਾਂ ਸਭਾ ਦੇ ਸਾਹਮਣੇ

1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।

2 ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ

ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।

3 ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।

4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

5 ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।

6 ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।

7 ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?

8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,

9 ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਗੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।

10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।

12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ

ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋਂ ਯਿਸੂ ਦੇ ਨਾਲ ਰਹੇ ਸਨ।

14 ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।

15 ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾ ਬਣਾਉਣ ਲੱਗੇ।

16 ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।

17 ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।

18 ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।

19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।

20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।

21 ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।

22 ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।

ਵਿਸ਼ਵਾਸੀਆਂ ਦੀ ਪ੍ਰਾਰਥਨਾ

23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ

ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।

24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।

25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਉਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”

26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।

27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੋਰੋਦੇਸ ਅਤੇ ਪੁੰਤਿਯੂਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।

28 ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪ੍ਰਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।

29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।

30 ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।

31 ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਵਿਸ਼ਵਾਸੀਆਂ ਦਾ ਸਮੂਹਿਕ ਜੀਵਨ

32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨੂ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।

33 ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।

34 ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।

35 ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।

36 ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।

37 ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

5

ਹਨਾਨਿਯਾ ਅਤੇ ਸਫ਼ੀਰਾ ਦਾ ਛਲ ਅਤੇ ਸਜ਼ਾ

1 ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।

2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?

4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।

5 ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।

6 ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪ੍ਰਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।

7 ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।

8 ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।

9 ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!

10 ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।

11 ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।

ਚਿੰਨ੍ਹ ਅਤੇ ਚਮਤਕਾਰ

12 ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।

13 ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।

14 ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।

15 ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

16 ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸੁੱਧ ਆਤਮਾਵਾਂ ਦੇ ਸਤਾਏ ਹੋਏ ਸਨ

ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।

ਰਸੂਲਾਂ ਨੂੰ ਗ੍ਰਿਫ਼ਤਾਰ ਕਰਨਾ

17 ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।

18 ਅਤੇ ਉਹਨਾਂ ਨੇ ਰਸੂਲਾਂ ਨੂੰ ਫੜ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।

19 ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,

20 ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।

21 ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।

22 ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।

23 ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜ੍ਹੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।

24 ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?

25 ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜ੍ਹੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!

26 ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

27 ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜ੍ਹੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।

28 ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਹੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।

29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।

31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।

32 ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।

33 ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।

34 ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ।

35 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।

36 ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।

37 ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ

ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।

38 ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।

39 ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੇ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਨਹਿਰੋਂ।

40 ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੇ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।

41 ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗ੍ਰਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।

42 ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

6

ਸੱਤ ਸੇਵਕਾਂ ਦਾ ਚੁਣਿਆ ਜਾਣਾ

1 ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।

2 ਤਦ ਉਹਨਾਂ ਨੇ ਬਾਰਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੇ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।

3 ਇਸ ਲਈ, ਹੇ ਭਰਾਵੇ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।

4 ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।

5 ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ

ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।

6 ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।

7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਹੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।

ਇਸਤੀਫ਼ਾਨ ਦੀ ਗ੍ਰਿਫ਼ਤਾਰੀ

8 ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।

9 ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਆ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਆ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।

10 ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।

11 ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।

12 ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।

13 ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜ੍ਹੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।

14 ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ

ਦੇਵੇਗਾ ਅਤੇ ਜਿਹੜੀਆਂ ਰੀਤਾਂ ਮੁਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।

15 ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।

7

ਇਸਤੀਫ਼ਾਨ ਦਾ ਉਪਦੇਸ਼ ਅਤੇ ਮੌਤ

1 ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ?

2 ਤਾਂ ਉਹ ਬੋਲਿਆ, ਹੇ ਭਰਾਵੇ ਅਤੇ ਬਜ਼ੁਰਗੇ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ਼ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।

3 ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ।

4 ਤਦ ਉਹ ਕਸਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ਼ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।

5 ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।

6 ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।

7 ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।

8 ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।

9 ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।

10 ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।

11 ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।

12 ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।

13 ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।

14 ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।

15 ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ।

16 ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੇਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।

17 ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।

18 ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।

19 ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ

ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।

20 ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।

21 ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਉਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।

22 ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।

23 ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।

24 ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।

25 ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੇ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।

26 ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੇ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?

27 ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?

28 ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?

29 ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।

30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।

31 ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।

32 ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਸਲਾ ਨਾ ਕਰ ਸਕਿਆ।

33 ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।

34 ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੱਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੇ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।

35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।

36 ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।

37 ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।

38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।

39 ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।

40 ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ

ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।

41 ਤਾਂ ਉਨ੍ਹਾਂ ਨੇ ਇੱਕ ਵੱਡਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।

42 ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੇਸ਼ੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”

43 ਅਤੇ ਤੁਸੀਂ ਮੇਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।

44 ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।

45 ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੰਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਉਦ ਦੇ ਦਿਨਾਂ ਤੱਕ ਰਿਹਾ।

46 ਦਾਉਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਉਦ ਨੇ ਚਾਹਿਆ ਕਿ ਉਹ ਯਾਰੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।

47 ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ।

48 ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,

49 ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ

ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?

50 ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?

51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।

52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।

53 ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।

ਇਸਤੀਫ਼ਾਨ ਉੱਤੇ ਪਥਰਾਓ

54 ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।

55 ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।

56 ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!

57 ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।

58 ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।

59 ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!

60 ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਅਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌ ਗਿਆ।

8

ਕਲੀਸਿਯਾ ਦਾ ਸਤਾਇਆ ਜਾਣਾ

1 ਸੌਲਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੇ ਯਹੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।

2 ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।

3 ਪਰ ਸੌਲਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।

ਸਾਮਰਿਯਾ ਵਿੱਚ ਫਿਲਿਪੁੱਸ ਦਾ ਪਰਚਾਰ

4 ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।

5 ਅਤੇ ਫਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।

6 ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।

7 ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਖੇਰੇ ਚੰਗੇ ਕੀਤੇ ਗਏ।

8 ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।

ਜਾਦੂਗਰ ਸ਼ਮਊਨ

9 ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।

10 ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਰਾਉਂਦੀ ਹੈ!

11 ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।

12 ਪਰ ਜਦੋਂ ਉਨ੍ਹਾਂ ਨੇ ਫਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

13 ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪੁਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

ਸਾਮਰਿਯਾ ਵਿੱਚ ਪਤਰਸ ਅਤੇ ਯੂਹੰਨਾ

14 ਜਦੋਂ ਰਸੂਲਾਂ ਨੇ ਜਿਹੜੇ ਯਹੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।

15 ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।

16 ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।

17 ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।

18 ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।

19 ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।

20 ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!

21 ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।

22 ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।

23 ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।

24 ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।

25 ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।

ਫ਼ਿਲਿਪੁੱਸ ਅਤੇ ਹਬਸ਼ੀ ਖੋਜਾ

26 ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।

27 ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੇ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।

28 ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।

29 ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।

30 ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜ੍ਹਦੇ ਸੁਣਿਆ ਅਤੇ ਕਿਹਾ, ਜੇ ਕੁਝ ਤੁਸੀਂ ਪੜ੍ਹਦੇ ਹੋ ਸਮਝਦੇ ਵੀ ਹੋ?

31 ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।

32 ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਠ ਕਤਰਨ ਵਾਲੇ ਦੇ ਅੱਗੇ

ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!

33 ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।

34 ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?

35 ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।

36 ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?

37 ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸੁਰ ਦਾ ਪੁੱਤਰ ਹੈ।”

38 ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।

39 ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।

40 ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

9

ਮੌਲੁਸ ਦਾ ਮਸੀਹੀ ਹੋਣਾ
ਰਸੂਲਾਂ ਦੇ ਕਰਤੱਬ 22:6-16;
26:12-18

1 ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।

2 ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੇ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।

3 ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੇ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,

4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, **ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?**

5 ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, **ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।**

6 **ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੇ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ।**

7 ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।

8 ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ ਕੇ ਦੰਮਿਸ਼ਕ ਵਿੱਚ ਲਿਆਏ।

9 ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।

10 ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, **ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।**

11 ਤਾਂ ਪ੍ਰਭੂ ਨੇ ਉਹ ਨੂੰ ਕਿਹਾ, **ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੂਸ ਦਾ ਰਹਿਣ ਵਾਲਾ**

ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।

12 **ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੇ ਫੇਰ ਸੁਜਾਖਾ ਹੋਵੇ।**

13 ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!

14 ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਆਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ।

15 ਪਰ ਪ੍ਰਭੂ ਨੇ ਉਹ ਨੂੰ ਆਖਿਆ, **ਤੂੰ ਚੱਲਿਆ ਜਾ ਕਿਉਂ ਜੇ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪੁਰਾਣੀਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।**

16 **ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੇ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।**

17 ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੇ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।

18 ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।

ਦੰਮਿਸ਼ਕ ਵਿੱਚ ਸੌਲੁਸ ਦੁਆਰਾ ਪ੍ਰਚਾਰ

19 ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।

20 ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।

21 ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ

ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?

22 ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।

23 ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।

24 ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨ੍ਹਾਂ ਨੇ ਰਾਤ-ਦਿਨ ਦਰਵਾਜ਼ਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।

25 ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ।

ਯਹੂਸ਼ਲਮ ਵਿੱਚ ਸੌਲੁਸ

26 ਜਦੋਂ ਉਹ ਯਹੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।

27 ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।

28 ਤਦ ਉਹ ਉਨ੍ਹਾਂ ਦੇ ਨਾਲ ਯਹੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।

29 ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।

30 ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।

31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ

ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਸਲੇ ਵਿੱਚ ਵਧਦੀ ਗਈ।

ਲੁੱਦਾ ਅਤੇ ਯਾਪਾ ਵਿੱਚ ਪਤਰਸ

32 ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।

33 ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।

34 ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!

35 ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।

36 ਯਾਪਾ ਵਿੱਚ ਤੁਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਅੰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।

37 ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।

38 ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੇ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।

39 ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।

40 ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤੁਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!

41 ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।

42 ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।

43 ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।

10

ਕੁਰਨੇਲਿਯੂਸ ਪਤਰਸ ਨੂੰ ਬੁਲਾਉਂਦਾ ਹੈ

1 ਕੈਸਰਿਯਾ ਵਿੱਚ ਕੁਰਨੇਲਿਯੂਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ।

2 ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।

3 ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੂਸ!

4 ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ।

5 ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ।

6 ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।

7 ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ

8 ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।

ਪਤਰਸ ਦਾ ਦਰਸ਼ਣ

9 ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ।

10 ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਖ ਹੋ ਗਿਆ।

11 ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।

12 ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।

13 ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ **ਹੇ ਪਤਰਸ ਉੱਠ, ਮਾਰ ਅਤੇ ਖਾ!**

14 ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।

15 ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, **ਜੇ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।**

16 ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।

17 ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੇ ਉਹ ਮਨੁੱਖ ਜਿਹੜੇ ਕੁਰਨੇਲਿਯੂਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੁਰੇ ਉੱਤੇ ਆ ਗਏ।

18 ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?

19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।

20 ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।

21 ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?

22 ਉਹ ਬੋਲੇ, ਕੁਰਨੇਲਿਯੂਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।

23 ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ।

ਕੁਰਨੇਲਿਯੂਸ ਦੇ ਘਰ ਪਤਰਸ

ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।

24 ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੂਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।

25 ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੂਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।

26 ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।

27 ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।

28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।

29 ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?

30 ਕੁਰਨੇਲਿਯੂਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ

ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।

31 ਅਤੇ ਕਹਿੰਦਾ ਸੀ, ਹੇ ਕੁਰਨੇਲਿਯੂਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।

32 ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।

33 ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।

ਪਤਰਸ ਦਾ ਉਦੇਸ਼

34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।

35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।

36 ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।

37 ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।

38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।

39 ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।

40 ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।

41 ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।

42 ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।

43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੇ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।

ਪਰਾਈਆਂ ਕੌਮਾਂ ਉੱਤੇ ਪਵਿੱਤਰ ਆਤਮਾ ਉਤਰਨਾ

44 ਪੁਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।

45 ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪੁਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।

46 ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪੁਤਰਸ ਨੇ ਅੱਗੋਂ ਆਖਿਆ,

47 ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।

48 ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।

11

ਪੁਤਰਸ ਆਪਣੇ ਕੰਮ ਦੀ ਵਿਆਖਿਆ ਕਰਦਾ ਹੈ

1 ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਆਂ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ

ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ।

2 ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ

3 ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!

4 ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ

5 ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।

6 ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,

7 ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, **ਹੇ ਪਤਰਸ ਉੱਠ, ਮਾਰ ਅਤੇ ਖਾ।**

8 ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!

9 ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ **ਜੇ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।**

10 ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।

11 ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।

12 ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।

13 ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ

ਅਖਵਾਉਂਦਾ ਹੈ, ਬੁਲਵਾ ਲੈ।

14 ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।

15 ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।

16 ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ **ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।**

17 ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?

18 ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖਸ਼ੀ ਹੈ!।

ਅੰਤਾਕਿਯਾ ਦੀ ਕਲੀਸਿਯਾ

19 ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫ਼ਿਰਦੌਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।

20 ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।

21 ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।

22 ਉਨ੍ਹਾਂ ਦੀ ਖ਼ਬਰ ਯਹੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।

23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ

ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।

24 ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।

25 ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।

26 ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸੂਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।

27 ਉਹਨਾਂ ਦਿਨਾਂ ਵਿੱਚ ਕਈ ਨਬੀ ਯਹੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।

28 ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।

29 ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਸਲਾ ਕੀਤਾ।

30 ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।

12

ਪਤਰਸ ਦਾ ਕੈਦ ਵਿੱਚੋਂ ਛੁਟਕਾਰਾ

1 ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।

2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।

3 ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।

4 ਇਸ ਲਈ ਉਹ ਨੂੰ ਫੜ ਕੇ ਕੈਦਖਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ

ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।

5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।

6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੇ ਸੰਗਲਾਂ ਨਾਲ ਜਕੜਿਆ ਹੋਇਆ ਦੇ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।

7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।

8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।

9 ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੇ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।

10 ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।

11 ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੇੜ ਦਿੱਤੀ ਹੈ!

12 ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।

13 ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ

ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।

14 ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੁਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!

15 ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।

16 ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੁਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।

17 ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੇ ਪ੍ਰਭੂ ਨੇ ਕਿਵੇਂ ਮੈਨੂੰ ਕੈਦਖਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।

18 ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?

19 ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।

ਹੇਰੋਦੇਸ ਦੀ ਮੌਤ

20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।

21 ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।

22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!

23 ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।

24 ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।

25 ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।

13

ਪੌਲੁਸ ਅਤੇ ਬਰਨਬਾਸ ਨੂੰ ਭੇਜਿਆ ਜਾਣਾ

1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਉਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੋ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।

2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।

3 ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।

ਪੌਲੁਸ ਦੀ ਪਹਿਲੀ ਪ੍ਰਚਾਰ ਯਾਤਰਾ

4 ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।

5 ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।

6 ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੁਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।

7 ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।

8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।

9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ

10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਗਾ?

11 ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੋਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਪੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ ਕੇ ਮੈਨੂੰ ਲੈ ਚੱਲੇ।

12 ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।

ਪਿਸਿਦਿਯਾ ਅਤੇ ਅੰਤਾਕਿਯਾ ਵਿੱਚ

13 ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।

14 ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।

15 ਅਤੇ ਮੁਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।

16 ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।

17 ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ

ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।

18 ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।

19 ਅਤੇ ਕੁਨਾਨ ਦੇਸ਼ ਵਿੱਚ ਸੁੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ਼ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।

20 ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।

21 ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।

22 ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।

23 ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ।

24 ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।

25 ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।

26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੇ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।

27 ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੇਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।

28 ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ

ਦੇ ਲਾਇਕ ਕੇਈ ਦੇਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।

29 ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੇ ਉਤਾਰ ਕੇ ਕਬਰ ਵਿੱਚ ਰੱਖਿਆ।

30 ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

31 ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।

32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।

33 ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।

34 ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।

35 ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਗਾ।

36 ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।

37 ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।

38 ਸੇ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।

39 ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੁਸਾ

ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।

40 ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ

41 ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।

42 ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।

43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।

ਪੌਲਸ ਦੇ ਦੁਆਰਾ ਪਰਾਈਆਂ ਕੌਮਾਂ ਦੇ ਵਿੱਚ ਪ੍ਰਚਾਰ ਦੀ ਸ਼ੁਰੂਆਤ

44 ਅਗਲੇ ਸਬਤ ਦੇ ਦਿਨ ਲੱਗਭੁਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।

45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।

46 ਤਦ ਪੌਲਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

47 ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੇਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।

48 ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ

ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।

49 ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।

50 ਪਰ ਯਹੂਦੀਆਂ ਨੇ, ਭਗਤਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।

51 ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯਮ ਵਿੱਚ ਆਏ।

52 ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।

14

ਪੌਲਸ ਅਤੇ ਬਰਨਾਬਾਸ ਇਕੋਨਿਯਮ ਵਿੱਚ

1 ਇਕੋਨਿਯਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।

2 ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।

3 ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।

4 ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।

5 ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।

6 ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।

7 ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।

ਲੁਸਤ੍ਰਾ ਅਤੇ ਦਰਬੇ ਵਿੱਚ

8 ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।

9 ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।

10 ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।

11 ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੇਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!

12 ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।

13 ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।

14 ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।

15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੇ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।

16 ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੇ ਆਪਣੇ ਰਾਹ ਉੱਤੇ ਚੱਲਣ ਦਿੱਤਾ।

17 ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।

18 ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।

19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੂਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।

20 ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਯੁਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।

ਸੀਰੀਯਾ ਵਿੱਚ ਅੰਤਾਕਿਯਾ ਨੂੰ ਵਾਪਸ ਆਉਣਾ

21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੂਮ ਅਤੇ ਅੰਤਾਕਿਯਾ ਨੂੰ ਮੁੜੇ।

22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

23 ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।

24 ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ਲਿਯਾ ਵਿੱਚ ਆਏ।

25 ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੰਤਲਿਯਾ ਨੂੰ ਆਏ।

26 ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।

27 ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।

28 ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।

15

ਯਰੂਸ਼ਲਮ ਦੀ ਸਭਾ

1 ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।

2 ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।

3 ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖ਼ਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।

4 ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।

5 ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।

6 ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।

7 ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੇ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ

ਪਰਾਈਆਂ ਕੌਮਾਂ ਮੇਰੀ ਜੁਬਾਨੀ ਖੁਸ਼ਖ਼ਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।

8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।

9 ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।

10 ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੇ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?

11 ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।

12 ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੇ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।

13 ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੇ, ਮੇਰੀ ਸੁਣੋ।

14 ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ

15 ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -

16 “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਉਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੇਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,

17 ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”

18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।

19 ਮੇਰੀ ਸਲਾਹ ਇਹ ਹੈ ਕਿ ਪੁਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।

20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੁਰਤਾਂ ਦੀਆਂ ਪਲੀਤਰੀਆਂ, ਹਰਾਮਕਾਰੀ ਅਤੇ ਗ਼ਲ

ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ ।

21 ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ ।

ਪਰਾਈਆਂ ਕੌਮਾਂ ਦੇ ਵਿਸ਼ਵਾਸੀਆਂ ਨੂੰ ਸਭਾ ਦਾ ਪੱਤਰ

22 ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ ।

23 ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ

24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।

25 ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,

26 ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ ।

27 ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ ।

28 ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ

29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ

ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।

30 ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ ।

31 ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ ।

32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।

33 ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ ।

34 ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,

35 ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ ।

ਪੌਲੁਸ ਦੀ ਦੂਸਰੀ ਪ੍ਰਚਾਰ ਯਾਤਰਾ, ਪੌਲੁਸ ਅਤੇ ਬਰਨਾਬਾਸ ਵਿੱਚ ਮੱਤ ਭੇਤ

36 ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ ।

37 ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ ।

38 ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ ।

39 ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ ।

40 ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ ।

41 ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।

16

ਪੌਲਸ ਤਿਮੋਥਿਉਸ ਨੂੰ ਨਾਲ ਲੈਂਦਾ ਹੈ

1 ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੇ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ। ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।

2 ਉਹ ਲੁਸਤ੍ਰਾ ਅਤੇ ਇਕੋਨਿਯੂਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।

3 ਪੌਲਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੇ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।

4 ਉਹ ਨਗਰਾਂ ਵਿੱਚ ਫ਼ਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।

5 ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।

ਤ੍ਰੇਆਸ ਵਿੱਚ ਪੌਲਸ ਦਾ ਦਰਸ਼ਣ

6 ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।

7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਬੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।

8 ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੇਆਸ ਵਿੱਚ ਗਏ।

9 ਅਤੇ ਪੌਲਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।

10 ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ

ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।

ਫ਼ਿਲਿੱਪੋ ਵਿੱਚ ਲੁਦਿਯਾ ਦਾ ਮਨ ਪਰਿਵਰਤਨ

11 ਇਸ ਲਈ ਤ੍ਰੇਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁੜਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।

12 ਅਤੇ ਉੱਥੋਂ ਫ਼ਿਲਿੱਪੋ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।

13 ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।

14 ਅਤੇ ਲੁਦਿਯਾ ਨਾਮ ਦੀ ਬੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵ੍ਰੇਚਣ ਵਾਲੀ ਪਰਮੇਸੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲਸ ਦੀਆਂ ਗੱਲਾਂ ਉੱਤੇ ਮਨ ਲਾਵੇ।

15 ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬੁਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

ਪੌਲਸ ਅਤੇ ਸੀਲਾਸ ਕੈਦ ਵਿੱਚ

16 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।

17 ਪੌਲਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ੍ਰ ਮਹਾਨ ਪਰਮੇਸੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।

18 ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ

ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।

19 ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।

20 ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।

21 ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।

22 ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।

23 ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!

24 ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।

ਪੌਲੁਸ ਅਤੇ ਸੀਲਾਸ ਦਾ ਕੈਦ ਵਿੱਚੋਂ ਛੁਟਕਾਰਾ

25 ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।

26 ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।

27 ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।

28 ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!

29 ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।

30 ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੇ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?

31 ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।

32 ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।

33 ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।

34 ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

35 ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।

36 ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੇ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।

37 ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੇਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।

38 ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।

39 ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।

40 ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਆ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।

17

ਥਸਲੁਨੀਕੇ ਨਗਰ ਵਿੱਚ

1 ਫਿਰ ਉਹ ਅਮਫਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।

2 ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,

3 ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।

4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।

5 ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰੁਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।

6 ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!

7 ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।

8 ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।

9 ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।

ਬਰਿਯਾ ਨਗਰ ਵਿੱਚ

10 ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।

11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।

12 ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।

13 ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।

14 ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।

15 ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੈਨੇ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।

ਅਥੈਨੇ ਨਗਰ ਵਿੱਚ

16 ਜਦੋਂ ਪੌਲੁਸ ਅਥੈਨੇ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।

17 ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।

18 ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤੁੰ ਪੁਰਾਣੇ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।

19 ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

20 ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੇ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।

21 ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।

ਅਰਿਯੁਪਗੁਸ ਦੀ ਸਭਾ ਵਿੱਚ ਪੌਲੁਸ ਦਾ ਭਾਸ਼ਣ

22 ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।

23 ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।

24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।

25 ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ੍ਹਾ ਹੈ ਨਾ ਉਹ ਮਨੁੱਖਾਂ ਦੇ ਹੱਥ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।

26 ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੰਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ

27 ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।

28 ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।

29 ਸੇ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।

30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

31 ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

32 ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।

33 ਸੇ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।

34 ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।

18

ਕੁਰਿੰਥੁਸ ਨਗਰ ਵਿੱਚ

1 ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ।

2 ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੇ ਉਹ ਉਨ੍ਹਾਂ ਦੇ ਕੋਲ ਗਿਆ।

3 ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।

4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।

5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।

6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ।

7 ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।

8 ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, **ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।**

10 **ਇਸ ਲਈ ਜੇ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।**

11 ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।

12 ਪਰ ਜਦੋਂ ਗਾਲੀਓ ਅਖੁਆ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,

13 ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।

14 ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ

ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।

15 ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੇ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।

16 ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।

17 ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।

ਪ੍ਰਿਸਕਿੱਲਾ, ਅਕੂਲਾ ਅਤੇ ਅਪੁੱਲੋਸ

18 ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰੂ ਭਰਾਵਾਂ ਕੋਲੋਂ ਵਿਵਾਦ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਥਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।

19 ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।

20 ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।

21 ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਵਾਦ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।

22 ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।

ਪੌਲੁਸ ਦੀ ਤੀਸਰੀ ਪ੍ਰਚਾਰ ਯਾਤਰਾ

23 ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।

ਅਫ਼ਸੁਸ ਨਗਰ ਵਿੱਚ ਅਪੁੱਲੋਸ

24 ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ,

ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੂਸ ਵਿੱਚ ਆਇਆ।

25 ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।

26 ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।

27 ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੇ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।

28 ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।

19

ਅਫ਼ਸੂਸ ਨਗਰ ਵਿੱਚ ਪੌਲੁਸ

1 ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੂਸ ਨੂੰ ਆਇਆ।

2 ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।

3 ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।

4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੇਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।

5 ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।

6 ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।

7 ਉਹ ਸਾਰੇ ਬਾਰਾਂ ਕੁ ਮਨੁੱਖ ਸਨ।

8 ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।

9 ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।

10 ਇਹ ਦੇ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।

11 ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।

12 ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੂਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।

13 ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।

14 ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ।

15 ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?

16 ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।

17 ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੂਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।

18 ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ।

19 ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।

20 ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ।

21 ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।

22 ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੇ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁਝ ਸਮਾਂ ਰਿਹਾ।

ਅਫ਼ਸੂਸ ਵਿੱਚ ਫਸਾਦ

23 ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ।

24 ਕਿਉਂ ਜੋ ਦੇਮੇਤ੍ਰਿਯੂਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।

25 ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੇ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ।

26 ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੂਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ।

27 ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।

28 ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।

29 ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੂਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।

30 ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।

31 ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!

32 ਉਪਰੰਤ ਰੌਲਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।

33 ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।

34 ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।

35 ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ

ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।

36 ਸੇ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁਝ ਨਾ ਕਰੋ।

37 ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੇਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ।

38 ਫਿਰ ਵੀ ਜੇ ਦੇਮੋਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉਥੇ ਇੱਕ ਦੂਜੇ ਤੇ ਦੇਸ਼ ਲਗਾਉਣ।

39 ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।

40 ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੇਸ਼ ਨਾ ਲਾਇਆ ਜਾਵੇ, ਕਿਉਂਕਿ ਜੇ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।

41 ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ।

20

ਮਕਦੂਨਿਯਾ, ਯੂਨਾਨ ਅਤੇ ਤ੍ਰੋਆਸ ਵਿੱਚ ਪੌਲੁਸ

1 ਜਦੋਂ ਰੌਲਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।

2 ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।

3 ਉਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।

4 ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।

5 ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।

6 ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੋ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉਥੇ ਰਹੇ।

ਤ੍ਰੋਆਸ ਵਿੱਚ ਯੂਤਖੁਸ ਦਾ ਜਿਵਾਲਿਆ ਜਾਣਾ

7 ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।

8 ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉਥੇ ਬਹੁਤ ਸਾਰੇ ਦੀਵੇ ਬਲਦੇ ਸਨ।

9 ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉੱਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉੱਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।

10 ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।

11 ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।

12 ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।

ਤ੍ਰੋਆਸ ਤੋਂ ਮਿਲੇਤੁਸ ਦੀ ਯਾਤਰਾ

13 ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ

ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।

14 ਜਦੋਂ ਉਹ ਅਸੁੱਚ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।

15 ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।

16 ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਹੂਸ਼ਲਮ ਵਿੱਚ ਪਹੁੰਚ ਜਾਵਾਂ।

ਅਫ਼ਸੁਸ ਦੇ ਬਜ਼ੁਰਗਾਂ ਨੂੰ ਉਪਦੇਸ਼

17 ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।

18 ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ

19 ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।

20 ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।

21 ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।

22 ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਹੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।

23 ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।

24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।

25 ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।

26 ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।

27 ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।

28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜ਼ਤ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੇ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।

29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜ਼ਤ ਨੂੰ ਨਾ ਛੱਡਣਗੇ।

30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੋਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।

31 ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।

32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।

33 ਮੈਂ ਕਿਸੇ ਵੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।

34 ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੁੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।

35 ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ

ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ **ਲੈਣ ਨਾਲੋਂ ਦੇਣਾ ਹੀ ਧੰਨ ਹੈ।**

36 ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।

37 ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ ਮਿਲ ਕੇ ਉਹ ਨੂੰ ਚੁੰਮਿਆ।

38 ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।

21

ਪੌਲੁਸ ਯਰੂਸ਼ਲਮ ਨੂੰ ਜਾਂਦਾ ਹੈ

1 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦਸ ਨੂੰ, ਫਿਰ ਉੱਥੋਂ ਪਾਤਰਾਂ ਨੂੰ।

2 ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸਵਾਰ ਹੋਏ ਅਤੇ ਤੁਰ ਪਏ।

3 ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।

4 ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।

5 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।

6 ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ।

7 ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।

8 ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਬਖ਼ਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।

9 ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਰੀਮ ਵਾਕ ਕਰਦੀਆਂ ਸਨ।

10 ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।

11 ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।

12 ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।

13 ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।

14 ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।

15 ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।

16 ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੇਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।

ਪੌਲੁਸ ਯਾਰੂਬ ਨੂੰ ਮਿਲਦਾ ਹੈ

17 ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।

18 ਦੂਜੇ ਦਿਨ ਪੌਲੁਸ ਸਾਡੇ ਨਾਲ ਯਾਰੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।

19 ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।

20 ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।

21 ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੁਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।

22 ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।

23 ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।

24 ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।

25 ਪਰ ਪਰਾਈਆਂ ਕੌਮਾਂ ਦੇ ਹੁੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।

26 ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।

27 ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਦੇਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।

28 ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੇ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।

29 ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੇਫਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।

30 ਤਦ ਸਾਰੇ ਸ਼ਹਿਰ ਵਿੱਚ ਰੌਲਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।

31 ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਹੂਸਲਮ ਵਿੱਚ ਭਗਦੜ ਮੱਚ ਗਈ ਹੈ।

32 ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।

33 ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?

34 ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।

35 ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।

36 ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ

ਹੈਕਲ ਵਿੱਚ ਪੌਲੁਸ ਦਾ ਫੜਿਆ ਜਾਣਾ

ਨੂੰ ਮਾਰ ਦਿਓ! ।

ਪੌਲੁਸ ਦਾ ਭੀੜ ਨੂੰ ਭਾਸ਼ਣ

37 ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?

38 ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਰੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ ।

39 ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ ।

40 ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ:

22

1 ਹੇ ਭਰਾਵੇ ਅਤੇ ਬਜ਼ੁਰਗੇ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ ।

2 ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ । ਤਦ ਉਹ ਬੋਲਿਆ,

3 ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ ।

4 ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ-ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ ।

5 ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸ਼ਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ

ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਹੂਸ਼ਲਮ ਵਿੱਚ ਲਿਆਵਾਂ ।

ਆਪਣੇ ਮਨ ਪਰਿਵਰਤਨ ਦਾ ਕਾਰਨ ਦੱਸਣਾ

ਰਸੂਲਾਂ ਦੇ ਕਰਤੱਬ 9:1-19; 26:12-18

6 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ-ਤੁਰਦੇ ਦੰਮਿਸ਼ਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਦੇ ਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ ।

7 ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, **ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?**

8 ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, **ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ ।**

9 ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ ।

10 ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, **ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੇ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ ।**

11 ਜਦੋਂ ਮੈਂ ਉਸ ਜੋਤ ਦੇ ਤੇਜ਼ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ ਕੇ ਦੰਮਿਸ਼ਕ ਵਿੱਚ ਆਇਆ ।

12 ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ ।

13 ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ ।

14 ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੋ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੋ ।

15 ਕਿਉਂ ਜੇ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।

16 ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।

17 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਖ ਹੋ ਗਿਆ।

18 ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ **ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।**

19 ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।

20 ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”

21 ਤਦ ਉਸ ਨੇ ਮੈਨੂੰ ਆਖਿਆ ਕਿ **ਚੱਲਿਆ ਜਾ ਕਿਉਂ ਜੇ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।**

ਪੌਲੁਸ ਰੋਮੀ ਨਾਗਰਿਕ

22 ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੇ ਦੂਰ ਕਰ ਦਿਓ ਕਿਉਂ ਜੇ ਉਹ ਦਾ ਜੀਉਣਾ ਹੀ ਯੋਗ ਨਹੀਂ!

23 ਜਦੋਂ ਉਹ ਰੌਲਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ।

24 ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲਾ ਪਾਉਂਦੇ ਹਨ।

25 ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ

ਤੁਸੀਂ ਇੱਕ ਰੋਮੀ ਆਦਮੀ ਨੂੰ ਦੇਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ?

26 ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!

27 ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ? ਉਹ ਬੋਲਿਆ, ਹਾਂ ਜੀ।

28 ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।

29 ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।

ਪੌਲੁਸ ਮਹਾਂ ਸਭਾ ਦੇ ਸਾਹਮਣੇ

30 ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੇਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।

23

1 ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੇ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ।

2 ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ।

3 ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ?

4 ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ?

5 ਤਦ ਪੌਲੁਸ ਨੇ ਆਖਿਆ, ਹੇ ਭਰਾਵੇ, ਮੈਨੂੰ ਪਤਾ ਨਹੀਂ ਸੀ ਜੇ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।।

6 ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੇ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।

7 ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।

8 ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।

9 ਤਦ ਵੱਡਾ ਰੌਲਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?

10 ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।

11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, **ਹੌਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।**

ਪੌਲੁਸ ਦੀ ਹੱਤਿਆ ਦੀ ਸਾਜਿਸ਼

12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!

13 ਜਿਨ੍ਹਾਂ ਆਪਸ ਵਿੱਚ ਮਿਲ ਕੇ ਇਹ ਸਹੁੰ ਖਾਧੀ ਉਹ ਚਾਲੀਆਂ ਤੋਂ ਵੱਧ ਸਨ।

14 ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ

ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।

15 ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।

16 ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।

17 ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।

18 ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।

19 ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?

20 ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾ ਚਾਹੁੰਦੇ ਹੋ।

21 ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।

22 ਤਾਂ ਸਰਦਾਰ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ ਕਿ ਕਿਸੇ ਕੋਲ ਨਾ ਆਖੀਂ ਜੋ ਤੂੰ ਇਹ ਗੱਲ ਮੈਨੂੰ ਦੱਸੀ ਹੈ।

ਪੌਲੁਸ ਨੂੰ ਫ਼ੈਲਿਕਸ ਦੇ ਕੋਲ ਭੇਜਣਾ

23 ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।

24 ਅਤੇ ਸਵਾਰੀ ਹਾਜ਼ਰ ਕਰੇ ਜੇ ਉਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਰਖਿਅਤ ਪਹੁੰਚਾ ਦੇਣ।

25 ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ,

26 ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ।

27 ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।

28 ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੇਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ।

29 ਸੇ ਮੈਨੂੰ ਪਤਾ ਲੱਗ ਗਿਆ ਜੇ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੇਸ਼ ਲਾਇਆ, ਪਰ ਕੋਈ ਇਹੋ ਜਿਹਾ ਦੇਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।

30 ਜਦੋਂ ਮੈਨੂੰ ਪਤਾ ਲੱਗਾ ਜੇ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੇਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੇ ਤੁਹਾਡੇ ਅੱਗੇ ਇਹ ਦੇ ਉੱਤੇ ਦੇਸ਼ ਲਾਉਣ।

31 ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋ ਰਾਤ ਅੰਤਿਪਤ੍ਰਿਸ ਵਿੱਚ ਪਹੁੰਚਾਇਆ।

32 ਪਰ ਅਗਲੇ ਦਿਨ ਘੋੜ ਸਵਾਰਾਂ ਨੂੰ ਉਹ ਦੇ ਨਾਲ ਜਾਣ ਲਈ ਛੱਡ ਕੇ ਉਹ ਆਪ ਕਿਲੇ ਨੂੰ ਮੁੜੇ।

33 ਸੇ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।

34 ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ

ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੇ ਉਹ ਕਿਲਕਿਯਾ ਦਾ ਹੈ।

35 ਅਤੇ ਕਿਹਾ ਕਿ ਤੇਰੇ ਉੱਤੇ ਦੇਸ਼ ਲਾਉਣ ਵਾਲੇ ਆ ਜਾਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੇ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ।

24

ਹਾਕਮ ਫ਼ੇਲਿਕਸ ਦੇ ਸਾਹਮਣੇ ਪੌਲੁਸ

1 ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।

2 ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੇਸ਼ ਲਾਉਣ ਲੱਗਾ ਜੇ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੇ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।

3 ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।

4 ਪਰ ਇਸ ਲਈ ਜੇ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੇ ਤੁਸੀਂ ਕ੍ਰਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।

5 ਕਿਉਂ ਜੇ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।

6 ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੇ ਅਸੀਂ ਇਹ ਨੂੰ ਫੜ ਵੀ ਲਿਆ।

7 ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੇ ਅਸੀਂ ਇਹ ਦੇ ਉੱਤੇ ਦੇਸ਼ ਲਾਉਂਦੇ ਹਾਂ।

8 ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੇ ਇਹ ਗੱਲਾਂ ਇਸੇ ਤਰ੍ਹਾਂ ਹਨ।

9 ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੇ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।

ਪੌਲੁਸ ਦਾ ਜਵਾਬ

10 ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।

11 ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਹੂਜ਼ਲਮ ਨੂੰ ਗਿਆ ਸੀ।

12 ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।

13 ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।

14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।

15 ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।

16 ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।

17 ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।

18 ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲੇ ਨਾਲ

19 ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੋ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।

20 ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ

ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?

21 ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।

22 ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।

23 ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।

ਪੌਲੁਸ ਫ਼ੇਲਿਕਸ ਅਤੇ ਦਰੂਸਿੱਲਾ ਦੇ ਸਾਹਮਣੇ

24 ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।

25 ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।

26 ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।

27 ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।

25

ਪੌਲੁਸ ਸਮਰਾਟ ਦੀ ਦੁਹਾਈ ਦਿੰਦਾ ਹੈ

1 ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।

2 ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ।

3 ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।

4 ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।

5 ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਅੰਗੁਣ ਹੋਵੇ ਤਾਂ ਉਹ ਦੇ ਉੱਤੇ ਦੇਸ਼ ਸਾਬਤ ਕਰਨ।

6 ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।

7 ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੇਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।

8 ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।

9 ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?

10 ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।

11 ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ

ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੇਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!

12 ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!

ਫੇਸਤੁਸ ਅਗਿੱਪਾ ਨਾਲ ਸਲਾਹ ਕਰਦਾ ਹੈ

13 ਕੁਝ ਦਿਨਾਂ ਬਾਅਦ, ਰਾਜਾ ਅਗਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।

14 ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।

15 ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।

16 ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੇਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।

17 ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।

18 ਪਰ ਜਦੋਂ ਉਹ ਦੇ ਉੱਤੇ ਦੇਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।

19 ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।

20 ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?

21 ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।

22 ਉਪਰੰਤ ਅਗਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।

ਪੌਲੁਸ ਅਗਿੱਪਾ ਦੇ ਸਾਹਮਣੇ

23 ਸੇ ਦੂਜੇ ਦਿਨ ਜਦੋਂ ਅਗਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।

24 ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗਿੱਪਾ ਅਤੇ ਸਭ ਲੋਕੇ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਹੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।

25 ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।

26 ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।

27 ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦਸਾਂ ਜੋ ਕੀ ਦੇਸ਼ ਉਹ ਦੇ ਉੱਤੇ ਲਾਏ ਗਏ ਹਨ।

26

1 ਅਗਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,

2 ਹੇ ਰਾਜਾ ਅਗਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੇਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ।

3 ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।

4 ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਹੂਸ਼ਲਮ ਵਿੱਚ ਸੀ।

5 ਸੇ ਜੋ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।

6 ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।

7 ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੇਸ਼ ਲਾਉਂਦੇ ਹਨ!

8 ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?

9 ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।

10 ਸੇ ਇਹੋ ਮੈਂ ਯਹੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।

11 ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੰਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।

ਪੌਲੁਸ ਆਪਣੇ ਮਨ ਪਰਿਵਰਤਨ ਦਾ ਵਰਣਨ ਕਰਦਾ ਹੈ
 ਰਸੂਲਾਂ ਦੇ ਕਰਤੱਬ 9:1-19; 22:6-16

12 ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।

13 ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੇਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।

14 ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ **ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੇਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!**

15 ਤਾਂ ਮੈਂ ਆਖਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਪ੍ਰਭੂ ਬੋਲਿਆ, **ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।**

16 ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।

17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।

18 ਤਾਂ ਜੇ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।

ਪੌਲੁਸ ਆਪਣੇ ਕੰਮਾਂ ਦਾ ਵਰਣਨ ਕਰਦਾ ਹੈ

19 ਸੋ ਹੇ ਰਾਜਾ ਅਗਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ।

20 ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ

ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।

21 ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।

22 ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ

23 ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।

24 ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।

25 ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।

26 ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਠੇ ਵਿੱਚ ਨਹੀਂ ਵਾਪਰੀ।

27 ਹੇ ਰਾਜਾ ਅਗਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?

28 ਅਗਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ!

29 ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੇ ਜਿਹਾ ਮੈਂ ਹਾਂ!

30 ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ

31 ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।

32 ਉਪਰੰਤ ਅਗਿੱਪਾ ਨੇ ਫ਼ੇਸਤਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ।

27

ਪੌਲਸ ਦੀ ਰੋਮ ਯਾਤਰਾ

1 ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ।

2 ਅਤੇ ਅਸੀਂ ਅਦਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਬੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ।

3 ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।

4 ਉੱਥੇ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ।

5 ਅਤੇ ਜਦੋਂ ਅਸੀਂ ਕਿਲੁਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ।

6 ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜ੍ਹਾਇਆ।

7 ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੇਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!

8 ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੇ ਲਸਾਯਾ ਨਗਰ ਨੇੜੇ ਹੀ ਸੀ।

9 ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੇ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!

10 ਕਿ ਹੇ ਪੁਰਖੇ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ!

11 ਪਰ ਸੂਬੇਦਾਰ ਨੇ ਪੌਲਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ।

12 ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ।

ਸਮੁੰਦਰ ਵਿੱਚ ਤੂਫਾਨ

13 ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ!

14 ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੁਲੇਨ ਕਹਿੰਦੇ ਹਨ!

15 ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!

16 ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ!

17 ਮੈਂ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਬੱਲਿਓ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਸੁਰਤਿਸ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਵੇਂ ਰੁੜ੍ਹਦੇ ਚਲੇ ਗਏ!

18 ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ!

19 ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ!

20 ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ!

21 ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੇ, ਤੁਹਾਨੂੰ ਚਾਹੀਦਾ ਸੀ ਜੇ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ!

22 ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!

23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ!

24 ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੇ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!

25 ਉਪਰੰਤ ਹੇ ਪੁਰਖੇ, ਹੌਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!

26 ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਵਾਂਗੇ।

ਜਹਾਜ਼ ਦਾ ਟੁੱਟਣਾ

27 ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਆ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!

28 ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!

29 ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।

30 ਜਦੋਂ ਮਲਾਹਾਂ ਨੇ ਜਹਾਜ਼ ਉੱਤੇ ਭੱਜਣਾ ਚਾਹਿਆ ਅਤੇ ਅਗਲੇ ਪਾਸਿਓ ਲੰਗਰ ਪਾਉਣ ਦੇ ਬਹਾਨੇ ਨਾਲ ਢੋਰੀ ਨੂੰ ਸਮੁੰਦਰ ਵਿੱਚ ਉਤਾਰਿਆ!

31 ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!

32 ਤਦ ਸਿਪਾਹੀਆਂ ਨੇ ਢੋਰੀ ਦੇ ਰੱਸੇ ਵੱਢ ਕੇ ਉਹ ਨੂੰ ਡੋਗ ਦਿੱਤਾ!

33 ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!

34 ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ ਵੀ ਵਿੰਗਾ ਨਾ ਹੋਵੇਗਾ!

35 ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!

36 ਤਾਂ ਉਨ੍ਹਾਂ ਸਭਨਾਂ ਨੂੰ ਹੌਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!

37 ਅਸੀਂ ਸਭ ਦੇ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ।

38 ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!

39 ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!

40 ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ!

41 ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫੁੱਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ!

42 ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੇ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!

43 ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!

44 ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ!

28

ਮਾਲਟਾ ਦੀਪ ਵਿੱਚ ਪੌਲਸ

1 ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ।

2 ਉੱਥੋਂ ਦੋ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!

3 ਅਤੇ ਜਦੋਂ ਪੌਲਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!

4 ਤਾਂ ਉੱਥੋਂ ਦੋ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!

5 ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!

6 ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!

7 ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੂਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!

8 ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੂਸ ਦਾ ਪਿਤਾ ਬੁਖਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!

9 ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!

10 ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ।

ਮਾਲਟਾ ਦੀਪ ਤੋਂ ਰੋਮ ਦੀ ਵੱਲ
11 ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਆ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਊਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!

12 ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!

13 ਫੇਰ ਉੱਥੋਂ ਘੁੰਮ ਕੇ ਰੇਗਿਯੂਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੱਥ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।

14 ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!

15 ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੇਰਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ।

16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ।

ਰੋਮ ਵਿੱਚ ਪੌਲਸ
17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ

ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੇ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!

18 ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!

19 ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!

20 ਜੇ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੇ ਮੈਨੂੰ ਮਿਲੇ ਅਤੇ ਗੱਲਬਾਤ ਕਰੇ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!

21 ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਆ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀ!

22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੇ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ।

23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੁਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

24 ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!

25 ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,

26 ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ;

ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,

27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।

28 ਮੈਂ ਇਹ ਜਾਣੇ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ।

29 ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ

30 ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!

31 ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

ਰੋਮੀਆਂ ਨੂੰ

ਲੇਖਕ

ਰੋਮੀਆਂ 1:1 ਤੋਂ ਪਤਾ ਚੱਲਦਾ ਹੈ ਕਿ ਰੋਮੀਆਂ ਨੂੰ ਲਿਖੀ ਪੱਤ੍ਰੀ ਦਾ ਲੇਖਕ ਪੌਲਸ ਸੀ, ਜਦੋਂ 16 ਸਾਲ ਦਾ ਨੀਰੋ ਰੋਮ ਦੇ ਸਮਰਾਟ ਵਜੋਂ ਰਾਜਗੱਦੀ ਉੱਤੇ ਬੈਠਿਆ, ਉਸ ਦੇ ਤਿੰਨ ਸਾਲ ਬਾਅਦ ਪੌਲਸ ਨੇ ਰੋਮੀਆਂ ਦੀ ਪੱਤ੍ਰੀ ਨੂੰ ਯੂਨਾਨ ਦੇ ਸ਼ਹਿਰ ਕੁਰਿੰਥਸ ਤੋਂ ਲਿਖਿਆ। ਯੂਨਾਨੀਆਂ ਦਾ ਇਹ ਪ੍ਰਮੁੱਖ ਸ਼ਹਿਰ ਅਨੈਤਿਕਤਾ ਅਤੇ ਮੂਰਤੀ ਪੂਜਾ ਦਾ ਮੁੱਖ ਸਥਾਨ ਸੀ। ਇਸ ਲਈ ਜਦ ਪੌਲਸ ਨੇ ਰੋਮੀਆਂ ਵਿੱਚ ਮਨੁੱਖਤਾ ਦੇ ਪਾਪ ਅਤੇ ਪਰਮੇਸ਼ੁਰ ਦੀ ਕ੍ਰਿਪਾ ਦੀ ਸ਼ਕਤੀ ਬਾਰੇ ਲਿਖਿਆ ਕਿ ਉਹ ਕਿਸ ਤਰ੍ਹਾਂ ਚਮਤਕਾਰੀ ਢੰਗ ਨਾਲ ਅਤੇ ਪੂਰੀ ਤਰ੍ਹਾਂ ਨਾਲ ਜੀਵਨਾਂ ਨੂੰ ਬਦਲ ਸਕਦਾ ਹੈ, ਤਾਂ ਉਹ ਜਾਣਦਾ ਸੀ ਕਿ ਕਿਸ ਦੇ ਬਾਰੇ ਬੋਲ ਰਿਹਾ ਹੈ। ਇਸ ਪੱਤ੍ਰੀ ਵਿੱਚ ਪੌਲਸ ਦੇ ਮੁੱਖ ਵਿਸ਼ਿਆਂ ਦੀ ਰੂਪ-ਰੇਖਾ ਮਸੀਹੀ ਖੁਸ਼ਖਬਰੀ ਤੇ ਆਧਾਰਿਤ ਹੈ, ਜੋ ਕਿ ਸਾਰੇ ਮੁੱਖ ਵਿਸ਼ਿਆਂ ਜਾਣਕਾਰੀ ਦਿੰਦੀ ਹੈ, ਜਿਵੇਂ ਕਿ: ਪਰਮੇਸ਼ੁਰ ਦੀ ਪਵਿੱਤਰਤਾ, ਮਨੁੱਖਜਾਤੀ ਦੇ ਪਾਪ, ਅਤੇ ਯਿਸੂ ਮਸੀਹ ਦੁਆਰਾ ਬਚਾਏ ਜਾਣ ਲਈ ਦਿੱਤੀ ਗਈ ਮੁਕਤੀ ਦੀ ਕਿਰਪਾ ਆਦਿ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 57 ਈ. ਦੇ ਵਿਚਕਾਰ ਕੁਰਿੰਥਸ ਤੋਂ ਭੇਜੀ ਗਈ।

ਇਸ ਨੂੰ ਲਿਖੇ ਜਾਣ ਦਾ ਮੁੱਖ ਸਥਾਨ ਰੋਮ ਹੋ ਸਕਦਾ ਹੈ।

ਪ੍ਰਾਪਤ ਕਰਤਾ

ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਹਨ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ, (ਰੋਮ 1:7) ਅਰਥਾਤ ਰੋਮ ਸ਼ਹਿਰ, ਜੋ ਕਿ ਰੋਮ ਸਾਮਰਾਜ ਦੀ ਰਾਜਧਾਨੀ ਸੀ, ਉੱਥੇ ਪਾਏ ਜਾਣ ਵਾਲੇ ਕਲੀਸਿਯਾ ਦੇ ਸਾਰੇ ਮੈਂਬਰਾਂ ਲਈ ਲਿਖੀ ਗਈ।

ਉਦੇਸ਼

ਰੋਮੀਆਂ ਨੂੰ ਲਿਖੀ ਗਈ ਪੱਤ੍ਰੀ ਮਸੀਹੀ ਸਿਧਾਂਤਾਂ ਨੂੰ ਸਭ ਤੋਂ ਸਪੱਸ਼ਟ ਅਤੇ ਸਭ ਤੋਂ

ਵਿਵਸਥਤ ਤਰੀਕੇ ਨਾਲ ਪੇਸ਼ ਕਰਦੀ ਹੈ। ਪੌਲਸ ਮਨੁੱਖ ਜਾਤੀ ਦੇ ਪਾਪਾਂ ਬਾਰੇ ਵਿਚਾਰ ਕਰਨ ਨਾਲ ਸ਼ੁਰੂਆਤ ਕਰਦਾ ਹੈ। ਪਰਮੇਸ਼ੁਰ ਦੇ ਵਿਰੁੱਧ ਵਿਦਰੋਹ ਕਰਨ ਦੇ ਕਾਰਨ ਸਾਰੇ ਲੋਕ ਵਿਨਾਸ਼ ਦੇ ਭਾਗੀ ਹਨ। ਹਾਲਾਂਕਿ, ਪਰਮੇਸ਼ੁਰ ਆਪਣੀ ਕਿਰਪਾ ਦੇ ਕਾਰਨ, ਆਪਣੇ ਪੁੱਤਰ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਧਰਮੀ ਠਹਿਰਾਏ ਜਾਣ ਦਾ ਮੌਕਾ ਦਿੰਦਾ ਹੈ। ਜਦੋਂ ਅਸੀਂ ਪਰਮੇਸ਼ੁਰ ਦੁਆਰਾ ਧਰਮੀ ਠਹਿਰਾਏ ਜਾਂਦੇ ਹਾਂ, ਤਾਂ ਸਾਨੂੰ ਮੁਕਤੀ, ਜਾਂ ਛੁਟਕਾਰਾ ਪ੍ਰਾਪਤ ਹੁੰਦਾ ਹੈ, ਕਿਉਂਕਿ ਮਸੀਹ ਦਾ ਲਹੂ ਸਾਡੇ ਪਾਪਾਂ ਨੂੰ ਢੱਕ ਦਿੰਦਾ ਹੈ। ਇਨ੍ਹਾਂ ਮੁੱਦਿਆਂ ਉੱਤੇ ਪੌਲਸ ਦੇ ਵਿਚਾਰ ਇੱਕ ਤਰਕਸ਼ੀਲ ਅਤੇ ਸੰਪੂਰਨ ਪੇਸ਼ਕਾਰੀ ਪ੍ਰਸਤੁਤ ਕਰਦੇ ਹਨ ਕਿ ਕਿਵੇਂ ਇੱਕ ਵਿਅਕਤੀ ਆਪਣੇ ਪਾਪਾਂ ਦੀ ਸਜ਼ਾ ਅਤੇ ਸ਼ਕਤੀ ਤੋਂ ਬਚ ਸਕਦਾ ਹੈ।

ਵਿਸ਼ਾ-ਵਸਤੂ

ਪਰਮੇਸ਼ੁਰ ਦੀ ਧਾਰਮਿਕਤਾ

ਰੂਪ-ਰੇਖਾ

1. ਪਾਪ ਦੇ ਕਾਰਨ ਵਿਨਾਸ਼ ਦੀ ਸਥਿਤੀ ਅਤੇ ਧਾਰਮਿਕਤਾ ਦੀ ਲੋੜ — 1:18-3:20
2. ਧਾਰਮਿਕਤਾ ਨੇ ਧਰਮੀ ਠਹਿਰਾਇਆ — 3:21-5:21
3. ਧਾਰਮਿਕਤਾ ਨੇ ਪਵਿੱਤਰਤਾ ਬਖਸ਼ੀ — 6:1-8:39
4. ਇਸਰਾਏਲ ਲਈ ਪਰਮੇਸ਼ੁਰ ਦਾ ਪ੍ਰਬੰਧ — 9:1-11:36
5. ਧਾਰਮਿਕ ਅਭਿਆਸ ਦਾ ਪਾਲਣ ਕਰਨਾ — 12:1-15:13
6. ਸਮਾਪਤੀ: ਨਿੱਜੀ ਸੰਦੇਸ਼ — 15:14-16:27

1 ਪੌਲਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।

2 ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।

3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੌਰ ਤੇ ਦਾਉਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।

4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੌਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ

ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।

5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।

6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।

7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਧੰਨਵਾਦ ਦੀ ਪ੍ਰਾਰਥਨਾ

8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।

9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।

10 ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।

11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।

12 ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।

13 ਅਤੇ ਹੇ ਭਰਾਵੇ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।

14 ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।

15 ਸੇ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।

ਖੁਸ਼ਖਬਰੀ ਦੀ ਸਮਰੱਥਾ

16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।

17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।

ਮਨੁੱਖ ਜਾਤੀ ਦਾ ਪਾਪ

18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।

19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੇ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।

20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।

21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।

22 ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।

23 ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।

24 ਇਸ ਕਾਰਨ ਪਰਮੇਸੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।

25 ਉਨ੍ਹਾਂ ਨੇ ਪਰਮੇਸੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ਼ਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਪੰਨ ਹੈ, ਆਮੀਨ।

26 ਇਸੇ ਕਾਰਨ ਪਰਮੇਸੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।

27 ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੇ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।

28 ਜਿਵੇਂ ਉਨ੍ਹਾਂ ਨੂੰ ਪਰਮੇਸੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਉਵੇਂ ਹੀ ਪਰਮੇਸੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।

29 ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ

30 ਨਿੰਦਕ, ਪਰਮੇਸੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।

31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੇਹ ਅਤੇ ਨਿਰਦਈ ਹੋਏ।

32 ਅਤੇ ਓਹ ਪਰਮੇਸੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।

2

ਪਰਮੇਸੁਰ ਦਾ ਨਿਆਂ

1 ਸੇ ਹੇ ਦੇਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੇਸ਼

ਲਾਉਂਦਾ ਹੈ ਉਸੇ ਵਿੱਚ ਆਪਣੇ ਆਪ ਨੂੰ ਦੇਸ਼ੀ ਠਹਿਰਾਉਂਦਾ ਹੈ, ਇਸ ਲਈ ਕਿ ਤੂੰ ਜਿਹੜਾ ਦੇਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈ।

2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।

3 ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੇਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?

4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸੁਰ ਦੀ ਕਿਰਪਾ ਤੈਨੂੰ ਪਛੜਾਵੇ ਦੇ ਰਾਹ ਪਾਉਂਦੀ ਹੈ।

5 ਸਗੋਂ ਆਪਣੀ ਕਠੋਰਤਾਈ ਅਤੇ ਪਛੜਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।

6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।

7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।

8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।

9 ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।

10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।

11 ਪਰਮੇਸੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।

12 ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੇ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨਿਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੇ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।

13 ਇਸ ਲਈ ਜੇ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।

14 ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।

15 ਸੇ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆਂ ਹਨ, ਨਾਲ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੇ ਵਿੱਚੀ ਦੇਸ਼ੀ ਤੇ ਨਿਰਦੇਸ਼ੀ ਠਹਿਰਾਉਂਦੇ ਹਨ।

16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

ਯਹੂਦੀ ਅਤੇ ਬਿਵਸਥਾ

17 ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ

18 ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈ।

19 ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ

20 ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।

21 ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?

22 ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?

23 ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?

24 ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।

25 ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੋ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੋ ਤਾਂ ਤੇਰੀ ਸੁੰਨਤ ਤੋਂ ਕੀ ਲਾਭ।

26 ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।

27 ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈ, ਦੇਸ਼ੀ ਨਾ ਠਹਿਰਾਉਣਗੇ?

28 ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ।

29 ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।

3

ਪਰਮੇਸ਼ੁਰ ਦੀ ਵਫ਼ਾਦਾਰੀ

1 ਸੇ ਯਹੂਦੀ ਹੋਣ ਦਾ ਕੀ ਵਾਧਾ ਅਤੇ ਸੁੰਨਤ ਦਾ ਕੀ ਲਾਭ ਹੈ?

2 ਹਰ ਪਰਕਾਰ ਨਾਲ ਬਹੁਤ ਕੁਝ | ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।

3 ਫੇਰ ਭਾਵੇਂ ਕਈ ਬੇਵਫ਼ਾ ਨਿੱਕਲੇ ਤਾਂ ਕੀ ਹੋਇਆ? ਭਲਾ ਉਹਨਾਂ ਦੀ ਬੇਵਫ਼ਾਈ ਪਰਮੇਸ਼ੁਰ ਦੀ ਵਫ਼ਾਦਾਰੀ ਨੂੰ ਵਿਅਰਥ ਕਰ ਸਕਦੀ ਹੈ?

4 ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇ।

5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੇ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)

6 ਕਦੇ ਨਹੀਂ! ਤਾਂ ਫੇਰ ਪਰਮੇਸ਼ੁਰ ਸੰਸਾਰ ਦਾ ਨਿਆਂ ਕਿਵੇਂ ਕਰੇਗਾ?

7 ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੇਸ਼ੀ ਠਹਿਰਾਇਆ ਜਾਂਦਾ ਹਾਂ।

8 ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੇਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।

ਕੋਈ ਧਰਮੀ ਨਹੀਂ

9 ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।

10 ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,

11 ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।

12 ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।

13 ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਖੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।

14 ਉਹਨਾਂ ਦਾ ਮੂੰਹ ਸਰਾਪ ਅਤੇ ਕੁੱਝਤਣ ਨਾਲ ਭਰਿਆ ਹੋਇਆ ਹੈ,

15 ਉਹਨਾਂ ਦੇ ਪੈਰ ਲਹੂ ਵਹਾਉਣ ਲਈ ਫੁਰਤੀਲੇ ਹਨ,

16 ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ,

17 ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ,

18 ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।

19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰਕੇ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।

20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਪਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।

ਵਿਸ਼ਵਾਸ ਦੇ ਦੁਆਰਾ ਧਾਰਮਿਕਤਾ

21 ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।

22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।

23 ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।

24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।

25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।

26 ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੋ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

27 ਸੋ ਹੁਣ ਘਮੰਡ ਕਿੱਥੇ ਗਿਆ? ਉਹ ਤਾਂ ਰਹਿ ਗਿਆ। ਕਿਸ ਤਰ੍ਹਾਂ ਦੀ ਬਿਧੀ ਨਾਲ? ਭਲਾ, ਕਰਮਾਂ ਦੀ? ਨਹੀਂ! ਸਗੋਂ ਵਿਸ਼ਵਾਸ ਦੀ ਬਿਧੀ ਨਾਲ।

28 ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ

ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।

29 ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ।

30 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਵਿਸ਼ਵਾਸ ਤੋਂ ਅਤੇ ਅਸੁੰਨਤੀਆਂ ਨੂੰ ਵੀ ਵਿਸ਼ਵਾਸ ਹੀ ਦੇ ਕਾਰਨ ਧਰਮੀ ਠਹਿਰਾਵੇਗਾ।

31 ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।

4

ਅਬਰਾਹਾਮ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਿਆ

1 ਸੇ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ?

2 ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ।

3 ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।

4 ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ।

5 ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।

6 ਜਿਵੇਂ ਦਾਉਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।

7 ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।

8 ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।

9 ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ

ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।

10 ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।

11 ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।

12 ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।

ਵਿਸ਼ਵਾਸ ਦੁਆਰਾ ਵਾਅਦੇ ਨੂੰ ਪ੍ਰਾਪਤ ਕਰਨਾ

13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।

14 ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ।

15 ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ।

16 ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,

17 ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੰਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ

ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।

18 ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਗਾ।

19 ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।

20 ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।

21 ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।

22 ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।

23 ਇਹ ਗੱਲ ਜੋ ਉਹ ਦੇ ਲਈ ਗਿਣੀ ਗਈ, ਸਿਰਫ ਉਸੇ ਦੇ ਲਈ ਨਹੀਂ ਲਿਖੀ ਗਈ।

24 ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

25 ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।

5

ਪਰਮੇਸ਼ੁਰ ਦੇ ਨਾਲ ਮੇਲ

1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।

2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।

3 ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।

4 ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।

5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।

6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।

7 ਇਹ ਗੱਲ ਤਾਂ ਅੱਖੀਂ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।

8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।

9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।

10 ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।

11 ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।

ਆਦਮ ਦੁਆਰਾ ਮੌਤ - ਮਸੀਹ ਦੁਆਰਾ ਜੀਵਨ

12 ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।

13 ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।

14 ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ

ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।

15 ਪਰ ਇਸ ਤਰ੍ਹਾਂ ਨਹੀਂ ਕਿ ਜਿਹੇ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।

16 ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ।

17 ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।

18 ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।

19 ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।

20 ਅਤੇ ਬਿਵਸੁਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।

21 ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸੁਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।

6

ਪਾਪ ਦੇ ਲਈ ਮੁਰਦੇ, ਮਸੀਹ ਦੇ ਲਈ ਜਿਉਂਦੇ

1 ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?

2 ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।

3 ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?

4 ਸੇ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬ ਗਏ, ਤਾਂ ਜੋ ਜਿਵੇਂ ਪਿਤਾ ਦੀ ਮੁਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।

5 ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।

6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।

7 ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।

8 ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।

9 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ।

10 ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ।

11 ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।

12 ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।

13 ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ

7

ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।

14 ਜੇ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।

ਧਾਰਮਿਕਤਾ ਦੇ ਦਾਸ

15 ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੇ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!

16 ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।

17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।

18 ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।

19 ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਜੇ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੰਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।

20 ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ।

21 ਜੇ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੇ ਉਹਨਾਂ ਦਾ ਅੰਤ ਤਾਂ ਮੌਤ ਹੈ?

22 ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫੁਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।

23 ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਵਿਵਾਹਿਤ ਜੀਵਨ ਦਾ ਉਦਾਹਰਣ

1 ਹੇ ਭਰਾਵੇ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੇ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?

2 ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।

3 ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਰਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।

4 ਜੇ ਮੇਰੇ ਭਰਾਵੇ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੇ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਣੀਏ।

5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸੁਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।

ਬਿਵਸਥਾ ਅਤੇ ਪਾਪ

7 ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।

8 ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।

9 ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।

10 ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।

11 ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।

12 ਸੇ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।

13 ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।

14 ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।

15 ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫਰਤ ਆਉਂਦੀ ਹੈ।

16 ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।

17 ਸੇ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।

18 ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਠਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭੁਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।

19 ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।

20 ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।

21 ਸੇ ਮੈਂ ਅੰਗਾਂ ਵਿੱਚ ਇਹ ਕਹਿੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।

22 ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ

ਹਾਂ।
23 ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਹਿੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਹਿੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਹਿੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।

24 ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?

25 ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੇ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਹਿੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਹਿੰਨ ਦੀ।

8

ਪਵਿੱਤਰ ਆਤਮਾ ਦੇ ਦੁਆਰਾ ਜੀਵਨ

1 ਸੇ ਹੁਣ ਜੇ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।

2 ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।

3 ਜੇ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।

4 ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।

5 ਜੇ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।

6 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।

7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

8 ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।

9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।

10 ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮੁਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।

11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੇ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।

12 ਜੇ ਹੇ ਭਰਾਵੇ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।

13 ਜੇ ਸਰੀਰ ਦੇ ਅਨੁਸਾਰ ਉਮਰ ਕੱਟੇਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੇ ਤਾਂ ਤੁਸੀਂ ਜੀਵੋਗੇ।

14 ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।

15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੇ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।

16 ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।

17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।

ਹੁਣ ਦੁੱਖ ਝੱਲਣਾ ਅਤੇ ਭਵਿੱਖ ਦੀ ਮਹਿਮਾ

18 ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।

19 ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।

20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।

21 ਇਸ ਲਈ ਜੇ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।

22 ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।

23 ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।

24 ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੂ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?

25 ਪਰ ਜਿਹੜੀ ਵਸਤੂ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।

26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।

27 ਅਤੇ ਹਿਰਦਿਆਂ ਦਾ ਜ਼ਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।

28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤੂਆਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।

29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੋਂ ਹੋਵੇ।

30 ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓ

ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।

ਪਰਮੇਸ਼ੁਰ ਦਾ ਪਿਆਰ

31 ਸੇ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।

32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੇ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?

33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੇਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।

34 ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।

35 ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨੁਗਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?

36 ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।

37 ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।

38 ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।

39 ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ਼੍ਰੇਣੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।

9

ਪਰਮੇਸ਼ੁਰ ਅਤੇ ਉਸ ਦੇ ਚੁਣੇ ਹੋਏ ਲੋਕ

1 ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।

2 ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ।

3 ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।

4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।

5 ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!

6 ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।

7 ਅਤੇ ਅਬਰਾਹਾਮ ਦੀ ਅੰਸ਼ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ਼ ਪੁਕਾਰੀ ਜਾਵੇਗੀ।

8 ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ।

9 ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।

10 ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।

11 ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,

12 ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ।

13 ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ।

14 ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ!

15 ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।

16 ਮੈਂ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸੁਰ ਦਾ ਕੰਮ ਹੈ।

17 ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਉਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।

18 ਮੈਂ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।

ਪਰਮੇਸੁਰ ਦਾ ਕ੍ਰੋਧ ਅਤੇ ਦਯਾ

19 ਤਾਂ ਤੂੰ ਮੈਨੂੰ ਇਹ ਆਖੇਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?

20 ਹੇ ਮਨੁੱਖ, ਤੂੰ ਪਰਮੇਸੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?

21 ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?

22 ਅਤੇ ਕੀ ਹੋਇਆ ਜੇ ਪਰਮੇਸੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।

23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।

24 ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।

25 ਜਿਵੇਂ ਹੋਸ਼ਿਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।

26 ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸੁਰ ਦੀ ਸੰਤਾਨ ਅਖਵਾਉਣਗੇ।

27 ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੇ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।

28 ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ।

29 ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।

ਇਸਰਾਏਲ ਦਾ ਅਵਿਸ਼ਵਾਸ

30 ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।

31 ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ।

32 ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।

33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ।

10

1 ਹੇ ਭਰਾਵੇ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸੁਰ ਦੇ ਅੱਗੇ ਉਹਨਾਂ ਦੀ ਮੁਕਤੀ

ਲਈ ਹੈ।

2 ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।

3 ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।

4 ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ।

ਸਾਰਿਆਂ ਦੇ ਲਈ ਮੁਕਤੀ

5 ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੇ ਧਾਰਮਿਕਤਾ ਨਾਲ ਜੀਉਂਦਾ ਰਹੇਗਾ।

6 ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?

7 ਜਾਂ ਪਤਾਲ ਵਿੱਚ ਕੌਣ ਉਤਰੇਗਾ ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉੱਠਾ ਲਿਆਉਣ ਲਈ?

8 ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ।

9 ਕਿਉਂ ਜੋ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੋ ਅਤੇ ਆਪਣੇ ਦਿਲ ਨਾਲ ਮੰਨ ਲਵੋ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਗਾ।

10 ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।

11 ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੇ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।

12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੇ ਉਹੀ ਪ੍ਰਭੂ ਸਭ

ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।

13 ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।

14 ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?

15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪ੍ਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖ਼ਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!

16 ਪਰ ਸਭ ਨੇ ਇਸ ਖੁਸ਼ਖ਼ਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?

17 ਮੈਂ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

18 ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।

19 ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।

20 ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ।

21 ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।

11

ਇਸਰਾਏਲ ਉੱਤੇ ਪਰਮੇਸ਼ੁਰ ਦੀ ਦਯਾ

1 ਸੇ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ!

ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ।

2 ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?

3 ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ।

4 ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਾਅਲ ਦੇ ਅੱਗੇ ਗੋਡੇ ਨਹੀਂ ਟੇਕੇ।

5 ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।

6 ਪਰ ਇਹ ਜੇ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।

7 ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖੋਜ ਵਿੱਚ ਸੀ, ਸੇ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।

8 ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾਂ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।

9 ਅਤੇ ਦਾਉਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।

10 ਉਨ੍ਹਾਂ ਦੀਆਂ ਅੱਖਾਂ ਉੱਤੇ ਹਨੂਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ!

11 ਸੇ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ

ਅਣਖ ਨੂੰ ਜਗਾਵੇ।

12 ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ।

ਪਰਾਈਆਂ ਕੌਮਾਂ ਵਾਲਿਆਂ ਦੀ ਮੁਕਤੀ: ਪੇਉਂਦ ਚੜਾਉਣ ਦਾ ਉਦਾਹਰਣ

13 ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੇ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।

14 ਜੇ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਵਾ।

15 ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।

16 ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।

17 ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੇ ਜੰਗਲੀ ਜੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈ।

18 ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੋ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।

19 ਫੇਰ ਤੂੰ ਇਹ ਆਖੇਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।

20 ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।

21 ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।

22 ਸੇ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ

ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਗਾ।

23 ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।

24 ਕਿਉਂਕਿ ਜੇ ਤੂੰ ਉਸ ਜੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।

ਸਾਰੇ ਇਸਰਾਏਲ ਦੀ ਮੁਕਤੀ

25 ਹੁਣ ਹੇ ਭਰਾਵੇ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

27 ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ।

28 ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ।

29 ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।

30 ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ।

31 ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ।

32 ਜੇ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ।

ਪਰਮੇਸ਼ੁਰ ਦੀ ਸਤੂਤੀ

33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!

34 ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?

35 ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।

36 ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

12

ਪਰਮੇਸ਼ੁਰ ਦੀ ਸੇਵਾ ਵਾਲਾ ਜੀਵਨ

1 ਸੇ ਹੇ ਭਰਾਵੇ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।

2 ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।

3 ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੋ।

4 ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ।

5 ਉਸੇ ਤਰ੍ਹਾਂ ਅਸੀਂ ਵੀ ਜੇ ਬਹੁਤ ਸਾਰੇ ਹਾਂ ਮੁਸੀਬ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।

6 ਸੇ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ।

7 ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।

8 ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,

9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫਰਤ ਕਰੇ, ਭਲਿਆਈ ਕਰਨ ਵਿੱਚ ਲੱਗੇ ਰਹੇ।

10 ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।

11 ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।

12 ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।

13 ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।

14 ਆਪਣੇ ਸਤਾਉਣ ਵਾਲਿਆਂ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!

15 ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।

16 ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।

17 ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ

ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।

18 ਜੇ ਹੋ ਸੁਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।

19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੇ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

20 ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।

21 ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।

13

ਅਧਿਕਾਰੀਆਂ ਦੇ ਅਧੀਨ ਹੋਣਾ

1 ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।

2 ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।

3 ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੇ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।

4 ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੇ ਉਹ ਐਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਵੇ।

5 ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।

6 ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ

ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।

7 ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।

ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ

8 ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੇ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।

9 ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੋ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

10 ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।

ਸਮਾਂ ਨੇੜੇ ਹੈ

11 ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।

12 ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੇ ਪਹਿਨ ਲਈਏ।

13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।

14 ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।

14

ਆਪਣੇ ਭਰਾ ਉੱਤੇ ਦੇਸ਼ ਨਾ ਲਾਓ

1 ਜੇ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।

2 ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ।

3 ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੇਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।

4 ਤੂੰ ਦੂਜੇ ਦੇ ਸੇਵਕ ਉੱਤੇ ਦੇਸ਼ ਲਾਉਣ ਵਾਲਾ ਕੌਣ ਹੁੰਦਾ ਹੈ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।

5 ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ। ਹਰ ਕੋਈ ਆਪੇ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ।

6 ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।

7 ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ।

8 ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।

9 ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।

10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੇਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।

11 ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜੁਬਾਨ ਪਰਮੇਸੁਰ ਦੇ ਅੱਗੇ ਇਕਰਾਰ ਕਰੇਗੀ।

12 ਸੇ ਸਾਡੇ ਵਿੱਚੋਂ ਹਰੇਕ ਨੇ ਪਰਮੇਸੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।

ਆਪਣੇ ਭਰਾ ਦੇ ਨਾਸ ਹੋਣ ਦਾ ਕਾਰਨ ਨਾ ਬਣੋ

13 ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।

14 ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸੁੱਧ ਹੈ।

15 ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।

16 ਸੇ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ।

17 ਕਿਉਂ ਜੋ ਪਰਮੇਸੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸਾਂਤੀ ਅਤੇ ਅਨੰਦ ਹੈ।

18 ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।

19 ਸੇ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।

20 ਭੋਜਨ ਦੇ ਕਾਰਨ ਪਰਮੇਸੁਰ ਦਾ ਕੰਮ ਨਾ ਵਿਗਾੜ। ਸਭ ਕੁਝ ਸੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ।

21 ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੋਂ ਅਤੇ ਨਾ ਤੂੰ ਸ਼ਰਾਬ ਪੀਵੋਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੋਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।

22 ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੇਸ਼ੀ ਨਹੀਂ ਠਹਿਰਾਉਂਦਾ।

23 ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੇਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੇ ਪਾਪ ਹੈ।

15

ਦੂਸਰਿਆਂ ਦੀ ਤਰੱਕੀ

1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।

2 ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।

3 ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੈਨੂੰ ਸਹਿਣੀ ਪਈ।

4 ਕਿਉਂਕਿ ਜੇ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅੱਤ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।

5 ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸੁਰ, ਤੁਹਾਨੂੰ ਇਹ ਬਖਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੇ।

6 ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸੁਰ ਅਤੇ ਪਿਤਾ ਦੀ ਵਡਿਆਈ ਕਰੋ।

ਸਾਰਿਆਂ ਦੇ ਲਈ ਖੁਸ਼ ਖ਼ਬਰੀ

7 ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸੁਰ ਦੀ ਵਡਿਆਈ ਹੋਵੇ।

8 ਮੈਂ ਆਖਦਾ ਹਾਂ ਕਿ ਮਸੀਹ ਪਰਮੇਸੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ

ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੋ।

9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਵਾਂਗਾ।

10 ਫੇਰ ਕਹਿੰਦਾ ਹੈ, ਹੇ ਪਰਾਈ ਕੌਮੇ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।

11 ਅਤੇ ਫੇਰ, ਹੇ ਸਾਰੀਓ ਕੌਮੇ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।

12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।

13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।

ਹਿੰਮਤ ਦੇ ਨਾਲ ਲਿਖਣ ਦਾ ਕਾਰਨ

14 ਹੇ ਮੇਰੇ ਭਰਾਵੇ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।

15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖਸ਼ੀ ਗਈ।

16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜ਼ਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।

17 ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।

18 ਕਿਉਂ ਜੋ ਮੇਰਾ ਹੌਸਲਾ ਨਹੀਂ ਪੈਂਦਾ ਜੇ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,

19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫੇਰੇ ਇੱਲਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।

20 ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।

21 ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।

ਪੌਲਸ ਦੀ ਰੋਮ ਯਾਤਰਾ ਲਈ ਯੋਜਨਾ

22 ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।

23 ਪਰ ਹੁਣ ਜਦੋਂ ਇੰਨ੍ਹਾਂ ਦੇਸ਼ਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।

24 ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਦਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।

25 ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।

26 ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।

27 ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।

28 ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।

29 ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।

30 ਹੁਣ ਹੇ ਭਰਾਵੇ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।

31 ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੇ ਸੰਤਾਂ ਨੂੰ ਗ੍ਰਹਿਣਯੋਗ ਹੋਵੇ।

32 ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ।

33 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।

16

ਵਿਅਕਤੀਗਤ ਨਮਸਕਾਰ

1 ਮੈਂ ਤੁਹਾਨੂੰ ਸਾਡੀ ਭੈਣ ਫੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ।

2 ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।

3 ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ।

4 ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪ੍ਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।

5 ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।

6 ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।

7 ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ।

8 ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।

9 ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।

10 ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੇ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੁਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।

11 ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।

12 ਤਰੁਫੈਨਾ ਅਤੇ ਤਰੁਫੇਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।

13 ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।

14 ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।

15 ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।

16 ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।

ਆਖਰੀ ਨਿਰਦੇਸ਼

17 ਹੁਣ ਹੇ ਭਰਾਵੇ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।

18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।

19 ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।

20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

21 ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੂਸ ਅਤੇ ਯਸੋਨ ਅਤੇ ਸੋਸੀਪਤਰੂਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

22 ਮੈਂ ਤਰਤਿਯੂਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।

23 ਗਾਯੂਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੂਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੂਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

24 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।

ਪਰਮੇਸ਼ੁਰ ਦੀ ਸਤੂਤੀ

25 ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।

26 ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।

27 ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!

ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ

ਲੇਖਕ

ਪੌਲੁਸ ਨੂੰ ਇਸ ਪੁਸਤਕ ਦੇ ਲੇਖਕ ਵਜੋਂ ਸਵੀਕਾਰ ਕੀਤਾ ਗਿਆ ਹੈ, (ਕੁਰਿੰ 1:1-2; 16:21) ਇਸ ਨੂੰ ਪੌਲੁਸ ਦੀ ਪੱਤ੍ਰੀ ਵੀ ਕਿਹਾ ਜਾਂਦਾ ਹੈ। ਕੁਝ ਸਮੇਂ ਪਹਿਲਾਂ ਜਾਂ ਜਦੋਂ ਉਹ ਅਫ਼ਸੁਸ ਵਿੱਚ ਸੀ ਤਾਂ ਪੌਲੁਸ ਨੇ ਕੁਰਿੰਥੁਸ ਦੇ ਮਸੀਹੀਆਂ ਨੂੰ ਇੱਕ ਪੱਤ੍ਰੀ ਲਿਖੀ ਸੀ ਜੋ 1 ਕੁਰਿੰਥੀਆਂ ਤੋਂ ਪਹਿਲਾਂ ਲਿਖੀ ਗਈ ਸੀ (5:10-11) ਅਤੇ ਕੁਰਿੰਥੁਸ ਦੇ ਲੋਕਾਂ ਨੇ ਉਸ ਪੱਤ੍ਰੀ ਨੂੰ ਗਲਤ ਤਰੀਕੇ ਨਾਲ ਸਮਝਿਆ ਸੀ ਅਤੇ ਬਦਕਿਸਮਤੀ ਨਾਲ ਉਹ ਪੱਤ੍ਰੀ ਹੁਣ ਮੌਜੂਦ ਨਹੀਂ ਹੈ। ਇਸ “ਪਿਛਲੀ ਪੱਤ੍ਰੀ” (ਜਿਵੇਂ ਇਸ ਨੂੰ ਕਿਹਾ ਜਾਂਦਾ ਹੈ) ਦੇ ਵਿਸ਼ੇ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਕੁਰਿੰਥੀਆਂ ਦੀ ਪਹਿਲੀ ਪੱਤ੍ਰੀ ਨੂੰ ਉਸ ਪੱਤ੍ਰੀ ਦੇ ਜਵਾਬ ਵਜੋਂ ਮੰਨਿਆ ਜਾਂਦਾ ਹੈ, ਜੋ ਪੌਲੁਸ ਨੂੰ ਕੁਰਿੰਥੁਸ ਦੀ ਕਲੀਸਿਯਾ ਤੋਂ ਪ੍ਰਾਪਤ ਹੋਈ ਸੀ, ਜਿਸ ਨੂੰ ਉਨ੍ਹਾਂ ਨੇ ਸ਼ਾਇਦ ਉਸ ਪਿਛਲੀ ਪੱਤ੍ਰੀ ਦੇ ਜਵਾਬ ਵਜੋਂ ਲਿਖਿਆ ਸੀ।

ਤਾਰੀਖ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 55-56 ਈ. ਦੇ ਵਿਚਕਾਰ ਲਿਖੀ ਗਈ।

ਇਹ ਪੱਤ੍ਰੀ ਅਫ਼ਸੁਸ ਤੋਂ ਲਿਖੀ ਗਈ ਸੀ (1 ਕੁਰਿੰ 16:8)।

ਪ੍ਰਾਪਤ ਕਰਤਾ

1 ਕੁਰਿੰਥੀਆਂ ਦੇ ਪਾਠਕ, “ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ” ਦੇ ਮੈਂਬਰ ਸਨ (1 ਕੁਰਿੰ 1:2), ਹਾਲਾਂਕਿ ਪੌਲੁਸ ਨੇ ਆਪਣੇ ਚੁਣੇ ਹੋਏ ਪਾਠਕਾਂ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਹੈ ਅਰਥਾਤ “ਉਹ ਸਭ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ” (1:2)।

ਉਦੇਸ਼

ਪੌਲੁਸ ਨੂੰ ਕੁਰਿੰਥੁਸ ਦੀ ਕਲੀਸਿਯਾ ਦੇ ਮੌਜੂਦਾ ਹਾਲਾਤਾਂ ਦੇ ਵਿਖੇ ਕਈ ਸਰੋਤਾਂ ਤੋਂ ਜਾਣਕਾਰੀ ਮਿਲੀ ਸੀ। ਇਸ ਪੱਤ੍ਰੀ ਨੂੰ ਲਿਖਣ ਦਾ ਉਸ ਦਾ ਉਦੇਸ਼ ਸੀ ਕਿ ਕਲੀਸਿਯਾ ਨੂੰ

ਉਸ ਦੀ ਕਮਜ਼ੋਰੀ ਦੇ ਖੇਤਰ ਵਿੱਚ ਪੁਨਰ ਸਥਾਪਿਤ ਕਰੇ, ਜਿਵੇਂ ਕਿ ਵਿਭਾਜਨ ਵਰਗੇ ਗਲਤ ਆਭਿਆਸਾਂ ਨੂੰ ਸਹੀ ਕਰੇ (1 ਕੁਰਿੰ 1:10-4:21), ਪੁਨਰ-ਉਥਾਨ ਬਾਰੇ ਗਲਤ ਸਿੱਖਿਆ (1 ਕੁਰਿੰ 15), ਅਨੈਤਿਕਤਾ (1 ਕੁਰਿੰ 5, 6:12-20), ਅਤੇ ਪ੍ਰਭੂ ਭੋਜ ਦਾ ਨਿਰਾਦਰ (1 ਕੁਰਿੰ 11:17-34)।

ਕੁਰਿੰਥੁਸ ਦੀ ਕਲੀਸਿਯਾ ਵਰਦਾਨਾਂ ਨਾਲ ਭਰੀ ਹੋਈ ਕਲੀਸਿਯਾ ਸੀ (1:4-7) ਪਰ ਪਰਿਪੱਕਤਾ ਵਿੱਚ ਘੱਟ ਅਤੇ ਅਣ ਆਤਮਿਕ ਸੀ (3:1-4), ਇਸ ਲਈ ਪੌਲੁਸ ਨੇ ਇੱਕ ਮਹੱਤਵਪੂਰਣ ਨਮੂਨੇ ਨਾਲ ਪੇਸ਼ ਕੀਤਾ ਕਿ ਕਲੀਸਿਯਾ ਨੂੰ ਆਪਣੇ ਵਿਚਕਾਰ ਪਾਏ ਜਾਣ ਵਾਲੇ ਪਾਪ ਦੀ ਸਮੱਸਿਆ ਨੂੰ ਕਿਵੇਂ ਹੱਲ ਕਰਨਾ ਚਾਹੀਦਾ ਹੈ। ਉਸ ਨੇ ਹਰ ਪ੍ਰਕਾਰ ਦੇ ਵਿਭਾਜਨ ਅਤੇ ਹਰ ਕਿਸਮ ਦੀ ਅਨੈਤਿਕਤਾ ਵੱਲੋਂ ਅੱਖਾਂ ਬੰਦ ਕਰ ਲੈਣ ਦੀ ਬਜਾਏ, ਸਾਹਮਣੇ ਆਈਆਂ ਹੋਈਆਂ ਸਮੱਸਿਆਵਾਂ ਨੂੰ ਹੱਲ ਕੀਤਾ।

ਵਿਸ਼ਾ-ਵਸਤੂ

ਵਿਸ਼ਵਾਸੀਆਂ ਦਾ ਆਚਰਣ

ਰੂਪ-ਰੇਖਾ

1. ਭੂਮਿਕਾ — 1:1-9
2. ਕੁਰਿੰਥੀਆਂ ਦੀ ਕਲੀਸਿਯਾ ਵਿੱਚ ਵਿਭਾਜਨ — 1:10-4:21
3. ਨੈਤਿਕਤਾ ਅਤੇ ਸਦਾਚਾਰ ਨਾਲ ਸੰਬੰਧਿਤ ਵਿਵਾਦ — 5:1-6:20
4. ਵਿਆਹ ਦੇ ਸਿਧਾਂਤ — 7:1-40
5. ਰਸੂਲਾਂ ਦੀ ਆਜ਼ਾਦੀ — 8:1-11:1
6. ਆਰਾਧਨਾ ਲਈ ਹਿਦਾਇਤਾਂ — 11:2-34
7. ਆਤਮਿਕ ਵਰਦਾਨ — 12:1-14:40
8. ਪੁਨਰ-ਉਥਾਨ ਦੇ ਵਿਖੇ ਸਿਧਾਂਤ — 15:1-16:24

ਨੁਮਸਕਾਰ

1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਮੋਸਥਨੇਸ ਵੱਲੋਂ,

2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ

ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।

3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।

ਧੰਨਵਾਦ ਦੇਣਾ

4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

5 ਜੇ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।

6 ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ।

7 ਇੱਥੋਂ ਤੱਕ ਜੇ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।

8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।

9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।

ਕਲੀਸਿਯਾ ਵਿੱਚ ਫੁੱਟ

10 ਹੇ ਭਰਾਵੇ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੇ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।

11 ਕਿਉਂਕਿ ਹੇ ਮੇਰੇ ਭਰਾਵੇ, ਕਲੇਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।

12 ਮੇਰਾ ਆਖਣਾ ਇਹ ਹੈ ਜੇ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।

13 ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?

14 ਮੈਂ ਧੰਨਵਾਦ ਕਰਦਾ ਹਾਂ ਜੇ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।

15 ਜੇ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।

16 ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੇ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।

17 ਕਿਉਂ ਜੇ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੇ ਮਸੀਹ ਦੀ ਸਲੀਬ ਵਿਅਰਥ ਹੋ ਜਾਏ।

18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।

19 ਕਿਉਂ ਜੇ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।

20 ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?

21 ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੇ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।

22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।

23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰੂਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।

24 ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।

25 ਕਿਉਂ ਜੇ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ

ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।

26 ਹੇ ਭਰਾਵੇ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।

27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।

28 ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।

29 ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।

30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।

31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।

2

ਪਰਮੇਸ਼ੁਰ ਦਾ ਗਿਆਨ

1 ਹੇ ਭਰਾਵੇ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।

2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।

3 ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਝੇ ਨਾਲ ਤੁਹਾਡੇ ਕੋਲ ਰਹਿੰਦਾ ਸੀ।

4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।

5 ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।

6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ।

7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ।

8 ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।

9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।

10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।

11 ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।

12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੀਆਂ ਹਨ।

13 ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੁੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

14 ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ ਕੀਤੀ ਜਾਂਦੀ ਹੈ।

15 ਪਰ ਜਿਹੜਾ ਆਤਮਿਕ ਹੈ ਉਹ ਤਾਂ

ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।

16 ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।

3

ਮਸੀਹ ਯਿਸੂ ਹੀ ਨੀਂਹ ਹੈ

1 ਹੇ ਭਰਾਵੇ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।

2 ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।

3 ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?

4 ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?

5 ਫੇਰ ਅੱਪੁਲੋਸ ਕੀ ਹੈ ਅਤੇ ਪੌਲਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।

6 ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ।

7 ਸੇ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ।

8 ਲਾਉਣ ਵਾਲਾ ਅਤੇ ਸਿੰਜਣ ਵਾਲਾ ਦੋਵੇਂ ਇੱਕ ਹਨ ਪਰ ਹਰੇਕ ਆਪੇ-ਆਪਣੀ ਮਿਹਨਤ ਦੇ ਅਨੁਸਾਰ ਆਪੇ ਆਪਣਾ ਫਲ ਪਾਵੇਗਾ।

9 ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।

10 ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੇ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ

ਉੱਤੇ ਉਸਾਰੀ ਕਰਦਾ ਹੈ। ਸੇ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।

11 ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੇ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।

12 ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।

13 ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੇ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।

14 ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ।

15 ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।

16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?

17 ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।

18 ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।

19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।

20 ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।

21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।

22 ਕੀ ਪੌਲਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ

ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!

23 ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।

4

ਰਸੂਲਾਂ ਦੀ ਸੇਵਾ ਅਤੇ ਹਾਲ

1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।

2 ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੇ ਉਹ ਵਫ਼ਾਦਾਰ ਹੋਵੇ।

3 ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ।

4 ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।

5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।

6 ਹੇ ਭਰਾਵੇ, ਮੈਂ ਇਹ ਗੱਲਾਂ ਤੁਹਾਡੇ ਨਿਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੇ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।

7 ਕਿਉਂ ਜੇ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੇ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈ ਕਿ ਮਿਲਿਆ ਹੀ ਨਹੀਂ?

8 ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੇ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!

9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ

ਕੀਤਾ ਕਿਉਂ ਜੇ ਅਸੀਂ ਸੰਸਾਰ ਅਤੇ ਦੁਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।

10 ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪੁਤ ਹਾਂ।

11 ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।

12 ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।

13 ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।

ਪੌਲਸ ਦੀ ਬੇਨਤੀ ਅਤੇ ਚਿਤਾਵਨੀ

14 ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।

15 ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੇ ਮਸੀਹ ਯਿਸੂ ਵਿੱਚ ਖੁਸ਼ਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।

16 ਸੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੇ ਤੁਸੀਂ ਮੇਰੀ ਰੀਸ ਕਰੋ।

17 ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੇ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।

18 ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।

19 ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।

20 ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।

21 ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ?

5

ਕਲੀਸਿਯਾ ਦੇ ਵਿੱਚ ਅਨੈਤਿਕਤਾ

1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।

2 ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ?

3 ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ।

4 ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।

5 ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।

6 ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?

7 ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।

8 ਸੇ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ।

9 ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ।

10 ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ,

ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ।

11 ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।

12 ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?

13 ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।

6

ਕਲੀਸਿਯਾ ਮੁਕੱਦਮੇ ਬਾਜ਼ੀ।

1 ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?

2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?

3 ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?

4 ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?

5 ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?

6 ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।

7 ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?

8 ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ!

9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।

10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।

11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।

ਦੇਹੀ ਪਵਿੱਤਰ ਆਤਮਾ ਦੀ ਹੈਕਲ ਹੈ

12 ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।

13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੇਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।

14 ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।

15 ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!

16 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੇਵੇਂ ਇੱਕ ਸਰੀਰ ਹੋਣਗੇ।

17 ਪਰ ਜੇ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।

18 ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?

20 ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।

7

ਮਸੀਹੀ ਵਿਆਹ ਦੇ ਮਸਲੇ

1 ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।

2 ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।

3 ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।

4 ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।

5 ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੋ ਭਈ ਸ਼ੇਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

6 ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ।

7 ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੇ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ।

8 ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ।

9 ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।

10 ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਰੀਖ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।

11 ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।

12 ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।

13 ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।

14 ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।

15 ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।

16 ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੇ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈਂ ਜੇ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?

ਪਰਮੇਸ਼ੁਰ ਦੀ ਬੁਲਾਹਟ ਦੇ ਅਨੁਸਾਰ ਚੱਲੋ

17 ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ।

18 ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।

19 ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੇ ਕੁਝ ਹੈ।

20 ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ।

21 ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ।

22 ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।

23 ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।

24 ਹੇ ਭਰਾਵੇ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।

ਕੁਆਰੀਆਂ ਅਤੇ ਵਿਧਵਾਂ

25 ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ।

26 ਸੇ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।

27 ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈ? ਤਾਂ ਪਤਨੀ ਦੀ ਭਾਲ ਨਾ ਕਰ।

28 ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।

29 ਹੇ ਭਰਾਵੇ, ਮੈਂ ਇਹ ਆਖਦਾ ਹਾਂ ਜੇ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।

30 ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।

31 ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।

32 ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।

33 ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ।

34 ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।

35 ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੋ ਰਹੋ।

36 ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੋ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੋ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।

37 ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੂੰ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।

38 ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।

39 ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।

40 ਪਰ ਜੇਕਰ ਉਹ ਔਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸੁਰ ਦਾ ਆਤਮਾ ਮੇਰੇ ਵਿੱਚ ਵੀ ਹੈ।

8

ਮੂਰਤੀਆਂ ਦੀਆਂ ਭੇਟਾਂ ਦੇ ਖਾਣ ਦੇ ਵਿਖੇ

1 ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।

2 ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ।

3 ਪਰ ਜੇ ਕੋਈ ਪਰਮੇਸੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।

4 ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸੁਰ ਤੋਂ ਇਲਾਵਾ ਦੂਜਾ ਕੋਈ ਨਹੀਂ।

5 ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।

6 ਪਰ ਸਾਡੇ ਲਈ ਇੱਕ ਪਰਮੇਸੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।

7 ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲਾ ਹੋ ਜਾਂਦਾ ਹੈ।

8 ਪਰ ਭੋਜਨ ਸਾਨੂੰ ਪਰਮੇਸੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।

9 ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੇਕਰ ਲਾਉਣ ਦਾ ਕਾਰਨ ਨਾ ਹੋਵੇ।

10 ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ

ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?

11 ਜੇ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ।

12 ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ।

13 ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੇ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।

9

ਰਸੂਲ ਦੇ ਅਧਿਕਾਰ

1 ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ?

2 ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੇ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।

3 ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ।

4 ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ?

5 ਭਲਾ, ਸਾਨੂੰ ਅਧਿਕਾਰ ਨਹੀਂ ਜੇ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?

6 ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?

7 ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਠੋਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜ਼ਤ ਦੀ ਪਾਲਨਾ ਕਰ ਕੇ ਇੱਜ਼ਤ ਦਾ ਕੁਝ ਦੁੱਧ ਨਹੀਂ ਪੀਂਦਾ?

8 ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?

9 ਕਿਉਂ ਜੇ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲਦ ਦੇ

ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸੁਰ ਬਲਦਾਂ ਦੀ ਹੀ ਚਿੰਤਾ ਕਰਦਾ ਹੈ?

10 ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।

11 ਜੇ ਅਸੀਂ ਤੁਹਾਡੇ ਲਈ ਆਤਮਿਕ ਪ੍ਰਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੇਚੀਏ?

12 ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।

13 ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।

14 ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਦਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।

15 ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੇ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।

16 ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੇ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!

17 ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।

18 ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।

ਪੌਲੁਸ ਦਾ ਆਪਣੀ ਆਜ਼ਾਦੀ ਦਾ ਇਸਤੇਮਾਲ ਕਰਨਾ

19 ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।

20 ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨ ਨੂੰ ਖਿੱਚ ਲਿਆਵਾਂ।

21 ਮੈਂ ਜੇ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣ ਨੂੰ ਖਿੱਚ ਲਿਆਵਾਂ।

22 ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।

23 ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਵਾਂ।

ਮਸੀਹੀ ਦੌੜ

24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।

25 ਹੁਰੇਕ ਪ੍ਰਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੇ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।

26 ਸੇ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।

27 ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਵਾਂ।

10

ਇਸਰਾਏਲ ਦੇ ਇਤਿਹਾਸ ਤੋਂ ਚਿਤਾਵਨੀ

1 ਹੇ ਭਰਾਵੇ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

2 ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ।

3 ਸਭਨਾਂ ਨੇ ਇੱਕੋ ਆਤਮਿਕ ਭੋਜਨ ਖਾਧਾ।

4 ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।

5 ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।

6 ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।

7 ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੋ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੇ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।”

8 ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।

9 ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।

10 ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।

11 ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੌਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ।

12 ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੇ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।

13 ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ

ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

ਮੂਰਤੀਆਂ ਦੇ ਚੜਾਵੇ ਅਤੇ ਪ੍ਰਭੂ ਭੋਜ

14 ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।

15 ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੇ ਮੈਂ ਆਖਦਾ ਹਾਂ ਸੇ ਤੁਸੀਂ ਉਹ ਦੀ ਜਾਂਚ ਕਰੋ।

16 ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?

17 ਰੋਟੀ ਇੱਕੋ ਹੈ ਇਸ ਲਈ ਅਸੀਂ ਜੇ ਬਹੁਤੇ ਹਾਂ ਸੇ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ।

18 ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੇ ਚੜਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?

19 ਸੇ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?

20 ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜਾਵੇ ਚੜ੍ਹਾਂਉਦੀਆਂ ਹਨ ਸੇ ਭੂਤਾਂ ਲਈ ਚੜਾਵੇ ਚੜ੍ਹਾਂਉਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੇ ਤੁਸੀਂ ਭੂਤਾਂ ਦੇ ਸਾਂਝੀ ਬਣੋ!

21 ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੇਵੋਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੇਹਾਂ ਦੇ ਸਾਂਝੀ ਨਹੀਂ ਹੋ ਸਕਦੇ।

22 ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

ਸਾਰਾ ਕੁਝ ਪਰਮੇਸ਼ੁਰ ਦੀ ਮਹਿਮਾ ਦੇ ਲਈ

23 ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ।

24 ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।

25 ਜੇ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੇ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।

26 ਕਿਉਂ ਜੇ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ।

27 ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੇ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।

28 ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।

29 ਵਿਵੇਕ ਜੇ ਮੈਂ ਕਹਿੰਦਾ ਹਾਂ ਸੇ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੇ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?

30 ਜੇ ਮੈਂ ਪੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਪੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?

31 ਸੇ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।

32 ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੇਕਰ ਦੇ ਕਾਰਨ ਬਣੋ।

33 ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੇ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।

11

1 ਮੇਰੇ ਵਰਗੀ ਚਾਲ ਚੱਲੇ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।

ਅਰਾਧਨਾ ਵਿੱਚ ਸਿਰ ਢੱਕਣਾ

2 ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜੀ ਰੱਖਦੇ ਹੋ।

3 ਪਰ ਮੈਂ ਚਾਹੁੰਦਾ ਹਾਂ ਜੇ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਅੰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।

4 ਹਰੇਕ ਆਦਮੀ ਜਿਹੜਾ ਸਿਰ ਢੱਕੇ ਹੋਏ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।

5 ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।

6 ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ ਕਟਵਾ ਲਵੇ, ਜੇ ਔਰਤ ਨੂੰ ਵਾਲ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।

7 ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂ ਜੋ ਉਹ ਪਰਮੇਸ਼ੁਰ ਦਾ ਸਰੂਪ ਅਤੇ ਮਹਿਮਾ ਹੈ; ਪਰੰਤੂ ਔਰਤ ਆਦਮੀ ਦਾ ਮਹਿਮਾ ਹੈ।

8 ਕਿਉਂ ਜੋ ਆਦਮੀ ਔਰਤ ਤੋਂ ਨਹੀਂ ਹੋਇਆ ਪਰ ਔਰਤ ਆਦਮੀ ਤੋਂ ਹੋਈ।

9 ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।

10 ਇਸ ਕਰਕੇ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਨੂੰ ਰੱਖੇ।

11 ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ।

12 ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।

13 ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?

14 ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?

15 ਪਰੰਤੂ ਜੇ ਔਰਤ ਲੰਮੇ ਵਾਲ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।

16 ਪਰ ਜੇ ਕੋਈ ਝਗੜਾਲੂ ਹੋਵੇ ਤਾਂ ਨਾ ਸਾਡਾ ਕੋਈ ਇਹੋ ਜਿਹਾ ਦਸਤੂਰ ਹੈ ਅਤੇ ਨਾ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਦਾ।

ਪ੍ਰਭੂ ਭੋਜ ਦੇ ਬਾਰੇ

ਮੱਤੀ 26:26-29; ਮਰਕੁਸ 14:22-25; ਲੂਕਾ 22:14-20

17 ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।

18 ਇਸ ਲਈ ਜੇ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।

19 ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ।

20 ਮੈਂ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ।

21 ਕਿਉਂ ਜੋ ਖਾਣ ਵੇਲੇ ਹਰੇਕ ਪਹਿਲਾਂ ਆਪੇ ਆਪਣਾ ਭੋਜਨ ਖਾ ਲੈਂਦਾ ਹੈ ਅਤੇ ਕੋਈ ਭੁੱਖਾ ਰਹਿੰਦਾ ਅਤੇ ਕੋਈ ਮਤਵਾਲਾ ਹੁੰਦਾ ਹੈ!

22 ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।

23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ।

24 ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, **ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।**

25 ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ **ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।**

26 ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ

ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।

27 ਇਸ ਕਰਕੇ ਜੇ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੇ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੇਸ਼ੀ ਹੋਵੇਗਾ।

28 ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ।

29 ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ।

30 ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।

31 ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ।

32 ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੇ ਅਸੀਂ ਸੰਸਾਰ ਨਾਲ ਦੇਸ਼ੀ ਨਾ ਠਹਿਰਾਏ ਜਾਈਏ।

33 ਸੇ ਹੇ ਮੇਰੇ ਭਰਾਵੇ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।

34 ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੇ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ।

12

ਆਤਮਿਕ ਦਾਤਾਂ

1 ਹੇ ਭਰਾਵੇ, ਮੈਂ ਨਹੀਂ ਚਾਹੁੰਦਾ ਜੇ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।

2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੁੰਗਰੀਆਂ ਮੂਰਤੀਆਂ ਦੀ ਵੱਲ ਜਿਵੇਂ ਤੇਰੇ ਜਾਂਦੇ ਤਿਵੇਂ ਤੁਰਦੇ ਸੀ।

3 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।

4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ।

5 ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ।

6 ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ।

7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।

8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,

9 ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ।

10 ਅਤੇ ਹੋਰ ਕਿਸੇ ਨੂੰ ਕਰਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।

11 ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।

ਇੱਕ ਦੇਹ - ਅੰਗ ਅਲੱਗ-ਅਲੱਗ

12 ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੇ ਇਸੇ ਤਰ੍ਹਾਂ ਮਸੀਹ ਵੀ ਹੈ।

13 ਕਿਉਂ ਜੇ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।

14 ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ।

15 ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?

16 ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?

17 ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?

18 ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ।

19 ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?

20 ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ।

21 ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ।

22 ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।

23 ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ।

24 ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।

25 ਤਾਂ ਜੇ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ।

26 ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।

27 ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ।

28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।

29 ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ?

30 ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ

ਕਰਦੇ ਹਨ?

31 ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ।

13

ਪਿਆਰ ਉੱਤਮ ਹੈ

1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪ੍ਰਿਤਲ ਅਥਵਾ ਛਣ ਛਣ ਕਰਨ ਵਾਲਾ ਛੋਣਾ ਬਣਿਆ ਹਾਂ।

2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੇ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।

3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।

4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੁੰ-ਫੁੰ ਨਹੀਂ ਕਰਦਾ।

5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।

6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।

7 ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।

8 ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।

9 ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ।

10 ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।

11 ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ

ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।

12 ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਚੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੇ ਜਿਹਾ ਮੈਂ ਵੀ ਜਾਣਿਆ ਗਿਆ ਹਾਂ।

13 ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੋਂ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।

14

ਭਵਿੱਖਬਾਣੀ ਪਰਾਈਆਂ ਭਾਖਿਆਂ

1 ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।

2 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।

3 ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ।

4 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।

5 ਹੁਣ ਮੈਂ ਚਾਹੁੰਦਾ ਹਾਂ ਜੇ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।

6 ਪਰ ਹੁਣ ਭਰਾਵੇ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?

7 ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੱਜਲੀ ਭਾਵੇਂ ਰੁਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੇ ਕੀ ਵਜਾਇਆ ਜਾਂਦਾ ਹੈ?

8 ਜੇ ਤੁਰੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ?

9 ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ।

10 ਕੀ ਜਾਣੀਏ ਜੇ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।

11 ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜੀਬ ਬਣੇਗਾ।

12 ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜੁਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।

13 ਇਸ ਕਰਕੇ ਜੇ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।

14 ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।

15 ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।

16 ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੇ ਤੂੰ ਕੀ ਆਖਦਾ ਹੈ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?

17 ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ।

18 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੇ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ।

19 ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੇ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।

20 ਹੇ ਭਰਾਵੇ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੋ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।

21 ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੇ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ

ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।

22 ਸੇ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਰੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ।

23 ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?

24 ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।

25 ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ।

ਅਰਾਧਨਾ ਵਿੱਚ ਅਨੁਸ਼ਾਸ਼ਨ

26 ਸੇ ਭਰਾਵੇ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।

27 ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੇ-ਦੇ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੇ ਵਾਰੇ-ਵਾਰੀ ਅਤੇ ਇੱਕ ਜਣਾ ਅਰਥ ਕਰੇ।

28 ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।

29 ਅਤੇ ਨਬੀਆਂ ਵਿੱਚੋਂ ਦੇ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।

30 ਪਰ ਜੇ ਦੂਜੇ ਉੱਤੇ ਜੇ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ।

31 ਕਿਉਂ ਜੇ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੇ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।

32 ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।

33 ਕਿਉਂ ਜੇ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਹੈ।

34 ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੇ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।

35 ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੇ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੇ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ।

36 ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ?

37 ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ।

38 ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।

39 ਗੱਲ ਕਾਹਦੀ, ਮੇਰੇ ਭਰਾਵੇ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।

40 ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।

15

ਮਸੀਹ ਦਾ ਜੀ ਉੱਠਣਾ

1 ਹੁਣ ਹੇ ਭਰਾਵੇ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।

2 ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।

3 ਕਿਉਂ ਜੇ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੇ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।

4 ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।

5 ਅਤੇ ਇਹ ਜੋ ਕੈਫਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।

6 ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।

7 ਪਿੱਛੋਂ ਯਾਰੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।

8 ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ।

9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।

10 ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।

11 ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।

ਸਾਡਾ ਜੀ ਉੱਠਣਾ

12 ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।

13 ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ।

14 ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ।

15 ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।

16 ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ।

17 ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ।

18 ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌ ਗਏ ਹਨ ਉਹ ਵੀ ਨਾਸ ਹੋਏ।

19 ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।

20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ!

21 ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ।

22 ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।

23 ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।

24 ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।

25 ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨ੍ਹਾਂ ਦੇਰ ਉਸ ਨੇ ਰਾਜ ਕਰਨਾ ਹੈ।

26 ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੇ ਮੌਤ ਹੈ।

27 “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।

28 ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।

29 ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?

30 ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ?

31 ਹੇ ਭਰਾਵੇ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।

32 ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੂਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਣੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ

33 ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।

34 ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।

ਜੀ ਉੱਠਣ ਦੀ ਦੇ

35 ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ?

36 ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।

37 ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।

38 ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੇ ਆਪਣਾ ਰੂਪ

39 ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।

40 ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।

41 ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।

42 ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।

43 ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ

ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।

44 ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।

45 ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।

46 ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ।

47 ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।

48 ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ।

49 ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।

50 ਹੁਣ ਹੇ ਭਰਾਵੇ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।

51 ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੋਵਾਂਗੇ।

52 ਪੂਰ ਸਾਰੇ ਪੂਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।

53 ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।

54 ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।

55 ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।

56 ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ।

57 ਪਰ ਧੰਨਵਾਦ ਹੈ ਪਰਮੇਸੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!

58 ਸੇ ਹੇ ਮੇਰੇ ਪਿਆਰੇ ਭਰਾਵੇ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।

16

ਵਿਸ਼ਵਾਸੀਆਂ ਦੇ ਲਈ ਦਾਨ

1 ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਵਾਂ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।

2 ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੋ ਕਿ ਜਦ ਮੈਂ ਆਵਾਂ ਤਦ ਉਗਰਾਰੀ ਨਾ ਕਰਨੀ ਪਵੇ।

3 ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।

4 ਜੇ ਮੇਰਾ ਵੀ ਜਾਣਾ ਉੱਚਿਤ ਹੋਵੇ ਤਾਂ ਉਹ ਮੇਰੇ ਨਾਲ ਜਾਣਗੇ।

5 ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ।

6 ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।

7 ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।

8 ਪਰ ਪੰਤੋਕੁਸਤ ਤੱਕ ਮੈਂ ਅਫ਼ਸੁਸ ਵਿੱਚ ਰਹਾਂਗਾ।

9 ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ।

10 ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।

11 ਸੇ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ।

12 ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।

ਆਖਰੀ ਹੁਕਮ ਅਤੇ ਨਮਸਕਾਰ

13 ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਸਲਾ ਰੱਖੋ, ਤਕੜੇ ਹੋਵੋ।

14 ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।

15 ਹੁਣ ਹੇ ਭਰਾਵੇ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)

16 ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ।

17 ਅਤੇ ਮੈਂ ਸਤਫ਼ਨਾਸ, ਫ਼ਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੇ ਉਨ੍ਹਾਂ ਨੇ ਪੂਰਾ ਕਰ ਦਿੱਤਾ।

18 ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ।

19 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

20 ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ।

21 ਮੇਰਾ ਪੌਲੁਸ ਦਾ ਆਪਣੇ ਹੱਥ ਦਾ
ਲਿਖਿਆ ਹੋਇਆ ਸਲਾਮ।

22 ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ
ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!

23 ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ
ਉੱਤੇ ਹੋਵੇ।

24 ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ
ਮੇਰਾ ਪਿਆਰ। ਆਮੀਨ।

ਕੁਰਿੰਥੀਆਂ ਨੂੰ ਦੂਜੀ ਪੱਤ੍ਰੀ

ਲੇਖਕ

ਪੌਲੁਸ ਨੇ 2 ਕੁਰਿੰਥੀਆਂ ਨੂੰ ਆਪਣੇ ਜੀਵਨ ਦੇ ਇੱਕ ਬੁਰੇ ਸਮੇਂ ਦੇ ਦੌਰਾਨ ਲਿਖਿਆ ਸੀ। ਉਸ ਨੂੰ ਪਤਾ ਲੱਗਾ ਕਿ ਕੁਰਿੰਥੁਸ ਦੀ ਕਲੀਸਿਯਾ ਸੰਘਰਸ਼ ਕਰ ਰਹੀ ਸੀ, ਅਤੇ ਉਸ ਨੇ ਸਥਾਨਕ ਵਿਸ਼ਵਾਸੀਆਂ ਦੀ ਏਕਤਾ ਨੂੰ ਕਾਇਮ ਰੱਖਣ ਲਈ ਕੁਝ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਪੌਲੁਸ ਨੇ ਇਹ ਪੱਤ੍ਰੀ ਲਿਖੀ, ਤਾਂ ਉਹ ਕੁਰਿੰਥੁਸ ਦੇ ਵਿਸ਼ਵਾਸੀਆਂ ਦੇ ਪ੍ਰਤੀ ਆਪਣੇ ਪਿਆਰ ਦੇ ਕਾਰਨ ਦੁੱਖ ਅਤੇ ਪਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਸੀ। ਦੁੱਖ ਮਨੁੱਖ ਦੀਆਂ ਕਮਜ਼ੋਰੀਆਂ ਨੂੰ ਪ੍ਰਗਟ ਕਰ ਦਿੰਦੇ ਹਨ, ਪਰ ਪਰਮੇਸ਼ੁਰ ਉੱਤੇ ਨਿਰਭਰਤਾ, “ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ।” (2 ਕੁਰਿੰ 12:7-10) ਇਸ ਪੱਤ੍ਰੀ ਵਿੱਚ, ਪੌਲੁਸ ਨੇ ਆਪਣੀ ਸੇਵਾਈ ਅਤੇ ਰਸੂਲ ਦੇ ਤੌਰ ਤੇ ਉਸਦੇ ਅਧਿਕਾਰ ਦਾ ਜ਼ੋਰਦਾਰ ਪੱਖ ਪੇਸ਼ ਕਰਦਾ ਹੈ। ਉਹ ਇਸ ਤੱਥ ਦੀ ਮੁੜ ਪੁਸ਼ਟੀ ਕਰਦੇ ਹੋਏ ਇਸ ਪੱਤ੍ਰੀ ਨੂੰ ਲਿਖਣ ਦੀ ਸ਼ੁਰੂਆਤ ਕਰਦਾ ਹੈ ਕਿ ਉਹ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹੈ (2 ਕੁਰਿੰ 1:1)। ਪੌਲੁਸ ਦੁਆਰਾ ਲਿਖੀ ਇਹ ਪੱਤ੍ਰੀ ਰਸੂਲ ਅਤੇ ਮਸੀਹੀ ਵਿਸ਼ਵਾਸ ਬਾਰੇ ਬਹੁਤ ਕੁਝ ਪ੍ਰਗਟ ਕਰਦੀ ਹੈ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 55-56 ਈ. ਦੇ ਵਿਚਕਾਰ ਲਿਖੀ ਗਈ।

ਪੌਲੁਸ ਦੀ ਕੁਰਿੰਥੀਆਂ ਨੂੰ ਦੂਜੀ ਪੱਤ੍ਰੀ ਮਕਦੂਨਿਯਾ ਤੋਂ ਲਿਖੀ ਗਈ ਸੀ।

ਪ੍ਰਾਪਤ ਕਰਤਾ

ਇਹ ਪੱਤ੍ਰੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਅਤੇ ਅਖਾਯਾ ਦੇ ਲੋਕਾਂ ਨੂੰ ਸੰਬੋਧਿਤ ਕੀਤੀ ਗਈ ਸੀ, ਜੋ ਕਿ ਇੱਕ ਰੋਮੀ ਪ੍ਰਾਂਤ ਜਿਸ ਦੀ ਰਾਜਧਾਨੀ ਕੁਰਿੰਥੁਸ ਸੀ (2 ਕੁਰਿੰ 1:1)।

ਉਦੇਸ਼

ਇਸ ਪੱਤ੍ਰੀ ਨੂੰ ਲਿਖਦੇ ਸਮੇਂ ਪੌਲੁਸ ਦੇ ਦਿਲ ਵਿੱਚ ਬਹੁਤ ਸਾਰੇ ਉਦੇਸ਼ ਸਨ, ਆਪਣੀ ਤਸੱਲੀ ਅਤੇ ਅਨੰਦ ਨੂੰ ਪ੍ਰਗਟ ਕਰਨ ਲਈ ਕਿਉਂਕਿ ਕੁਰਿੰਥੁਸ ਦੇ ਵਿਸ਼ਵਾਸੀਆਂ ਨੇ ਉਸ ਦੇ ਦਰਦ ਭਰੇ ਪੱਤਰ ਦਾ ਅਨੁਕੂਲ ਉੱਤਰ ਦਿੱਤਾ ਸੀ (1:3-4; 7:8-9, 12:13), ਉਨ੍ਹਾਂ ਨੂੰ ਇਹ ਦੱਸਣ ਲਈ ਕਿ ਉਸ ਨੇ ਏਸ਼ੀਆ ਪ੍ਰਾਂਤ ਵਿੱਚ ਕੀ-ਕੀ ਮੁਸੀਬਤਾਂ ਦਾ ਸਾਹਮਣਾ ਕੀਤਾ (1:8-11), ਉਹਨਾਂ ਨੂੰ ਅਪਰਾਧੀਆਂ ਨੂੰ ਮੁਆਫ਼ ਕਰਨ ਲਈ ਕਹਿਣ ਲਈ (2:5-11), ਉਨ੍ਹਾਂ ਨੂੰ ਚੇਤਾਵਨੀ ਦੇਣ ਲਈ ਕਿ ਉਹ ਅਵਿਸ਼ਵਾਸੀਆਂ ਦੇ ਜੂਲੇ ਵਿੱਚ ਨਾ ਜੁੱਤਣ (6:14; 7:1), ਉਹਨਾਂ ਨੂੰ ਮਸੀਹੀ ਸੇਵਾਈ ਦੀ ਉੱਚੀ ਬੁਲਾਹਟ ਦਾ ਸੱਚਾ ਸੁਭਾਅ ਦੱਸਣ ਲਈ (2:14-7:4) ਕੁਰਿੰਥੁਸ ਦੇ ਵਿਸ਼ਵਾਸੀਆਂ ਨੂੰ ਦੇਣ ਦੀ ਕਿਰਪਾ ਬਾਰੇ ਸਿੱਖਿਆ ਦੇਣ ਲਈ, ਅਤੇ ਇਸ ਗੱਲ ਨੂੰ ਪੱਕਾ ਕਰਨ ਲਈ ਕਿ ਉਹ ਯਰੂਸ਼ਲਮ ਦੇ ਗ਼ਰੀਬ ਮਸੀਹੀਆਂ ਲਈ ਭੇਟ ਸੰਗ੍ਰਹਿ ਕਰਨ ਦਾ ਕੰਮ ਪੂਰਾ ਕਰ ਲੈਣ (ਅਧਿਆਇ. 8-9)।

ਵਿਸ਼ਾ-ਵਸਤੂ

ਪੌਲੁਸ ਦੁਆਰਾ ਆਪਣੇ ਰਸੂਲ ਹੋਣ ਦਾ ਪੱਖ ਪੇਸ਼ ਕਰਨਾ

ਰੂਪ-ਰੇਖਾ

1. ਪੌਲੁਸ ਦੁਆਰਾ ਉਸ ਦੀ ਸੇਵਾਈ ਬਾਰੇ ਸਪੱਸ਼ਟੀਕਰਨ — 1-7
2. ਯਰੂਸ਼ਲਮ ਵਿੱਚ ਗ਼ਰੀਬਾਂ ਲਈ ਸੰਗ੍ਰਹਿ — 8:1-9: 15
3. ਪੌਲੁਸ ਦੁਆਰਾ ਆਪਣੇ ਅਧਿਕਾਰਾਂ ਦਾ ਪੱਖ ਪੇਸ਼ ਕਰਨਾ — 10:1-13:10
4. ਤ੍ਰਿਏਕਤਾ ਦੇ ਆਸ਼ੀਰਵਾਦ ਨਾਲ ਸਮਾਪਤੀ — 13:11-14

ਨਮਸਕਾਰ

1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।

2 ਸਾਡੇ ਪਿਤਾ ਪਰਮੇਸੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਪਰਮੇਸੁਰ ਦਾ ਧੰਨਵਾਦ ਕਰਨਾ

3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸੁਰ ਹੈ।

4 ਜੇ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੇ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।

5 ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।

6 ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ।

7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।

8 ਹੇ ਭਰਾਵੇ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।

9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।

10 ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।

11 ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।

ਪੌਲਸ ਦੀ ਯਾਤਰਾ ਯੋਜਨਾ ਵਿੱਚ ਤਬਦੀਲੀ

12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸੁਰ ਦੇ ਯੋਗ ਰਿਹਾ ਹੈ।

13 ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।

14 ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ।

15 ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।

16 ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਆ ਨੂੰ ਜਾਵਾਂ ਅਤੇ ਫਿਰ ਮਕਦੂਨਿਆ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਵਾਂ।

17 ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ?

18 ਜਿਸ ਤਰ੍ਹਾਂ ਪਰਮੇਸੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।

19 ਪਰਮੇਸੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੇ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।

20 ਕਿਉਂ ਜੋ ਪਰਮੇਸੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸੁਰ ਦੀ ਵਡਿਆਈ ਹੋਵੇ।

21 ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸੁਰ ਹੈ।

22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।

23 ਹੁਣ ਮੈਂ ਆਪਣੀ ਜਾਨ ਲਈ ਪਰਮੇਸੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।

24 ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।

2

1 ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ।

2 ਜੇ ਮੈਂ ਤੁਹਾਨੂੰ ਦੁੱਖੀ ਕਰਾਂ ਤਾਂ ਉਸ ਦੇ ਬਿਨ੍ਹਾਂ ਜਿਸ ਨੂੰ ਮੈਂ ਦੁੱਖੀ ਕੀਤਾ ਮੈਨੂੰ ਅਨੰਦ ਕਰਨ ਵਾਲਾ ਕੌਣ ਹੈ?

3 ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੋਂ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ।

4 ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੇ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੇ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ।

ਅਪਰਾਧੀਆਂ ਦੇ ਲਈ ਮਾਫ਼ੀ

5 ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ।

6 ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੇ ਬਥੇਰੀ ਹੈ।

7 ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ। ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ।

8 ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਨੂੰ ਆਪਣੇ ਪਿਆਰ ਦਾ ਸਬੂਤ ਦਿਓ।

9 ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।

10 ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ।

11 ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।

ਨਵੇਂ ਨੇਮ ਦੀ ਸੇਵਕਾਈ

12 ਜਦੋਂ ਮੈਂ ਮਸੀਹ ਦੀ ਖੁਸ਼ਬਖ਼ਰੀ ਸੁਣਾਉਣ ਲਈ ਤੁਹਾਡੇ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।

13 ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਆ ਨੂੰ ਗਿਆ।

14 ਪਰ ਧੰਨਵਾਦ ਹੈ ਪਰਮੇਸੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।

15 ਕਿਉਂ ਜੋ ਅਸੀਂ ਪਰਮੇਸੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।

16 ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੇ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ?

17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸੁਰ ਦੀ ਵੱਲੋਂ ਪਰਮੇਸੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।

3

ਨਵੇਂ ਨੇਮ ਦੇ ਸੇਵਕ

1 ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?

2 ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।

3 ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।

4 ਅਸੀਂ ਮਸੀਹ ਦੇ ਦੁਆਰਾ ਪਰਮੇਸੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।

5 ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸੁਰ ਵੱਲੋਂ ਹੈ।

6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।

7 ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,

8 ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?

9 ਕਿਉਂਕਿ ਜੇਕਰ ਦੇਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।

10 ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।

11 ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!

12 ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।

13 ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।

14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ

ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।

15 ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜ੍ਹਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।

16 ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੇ ਚੁੱਕ ਲਿਆ ਜਾਵੇਗਾ।

17 ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।

18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।

4

ਮਿੱਟੀ ਦੇ ਬਰਤਨਾਂ ਦੇ ਵਿੱਚ ਧਨ

1 ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।

2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।

3 ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।

4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।

5 ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।

6 ਕਿਉਂ ਜੋ ਪਰਮੇਸੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸੁਰ ਦੇ ਤੇਜ

ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।

7 ਪਰ ਇਹ ਖਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮੁਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ।

8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਥੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ।

9 ਸੁਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਰੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।

10 ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।

11 ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।

12 ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ।

13 ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।

14 ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।

15 ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।

16 ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬੁਧਰੁਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।

17 ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।

18 ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ

ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।

5

ਸਾਡਾ ਸਵਰਗੀ ਘਰ

1 ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ।

2 ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।

3 ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ।

4 ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।

5 ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ।

6 ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ।

7 ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪੰਤੂ ਵਿਸ਼ਵਾਸ ਨਾਲ ਚੱਲਦੇ ਹਾਂ।

8 ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵਸੀਏ।

9 ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।

10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੇ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

ਪਰਮੇਸ਼ੁਰ ਨਾਲ ਮੇਲ-ਮਿਲਾਪ

11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।

12 ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।

13 ਜੇ ਅਸੀਂ ਬੇਸ਼ੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।

14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੇਏ।

15 ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।

ਮਸੀਹ ਵਿੱਚ ਨਵੀਂ ਸਰਿਸ਼ਟੀ

16 ਸੇ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।

17 ਸੇ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।

18 ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।

19 ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।

20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੇ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ

ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।

21 ਪਰਮੇਸ਼ੁਰ ਨੇ ਜਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

6

1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।

2 ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ।

ਪੌਲੁਸ ਦੀ ਮਿਹਨਤ

3 ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੇਸ਼ ਨਾ ਆਵੇ।

4 ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,

5 ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,

6 ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ,

7 ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ।

8 ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,

9 ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,

10 ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੰਭੋ ਕੁਝ ਦੇ ਮਾਲਕ ਹਾਂ।

11 ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।

12 ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।

13 ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ।

ਮੂਰਤੀ ਪੂਜਾ ਦੇ ਵਿਰੁੱਧ ਚਿਤਾਵਨੀ

14 ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੁਲੇ ਵਿੱਚ ਨਾ ਜੁੱਤੇ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨੇਰੇ ਨਾਲ ਕੀ ਮੇਲ ਹੈ?

15 ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?

16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।

17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

18 ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।

7

1 ਸੇ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।

ਪੌਲਸ ਦਾ ਅਨੰਦ

2 ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।

3 ਇਹ ਤਾਂ ਮੈਂ ਦੇਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ

ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੋ।

4 ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਂਦਾ।

5 ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ।

6 ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।

7 ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਹਾਡੇ ਵਿੱਚ ਪ੍ਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ।

8 ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸੀ ਕਿਉਂਕਿ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜ੍ਹੇ ਸਮੇਂ ਤੱਕ।

9 ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ।

10 ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।

11 ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ।

12 ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ

ਪਰ ਮੈਂ ਨਾ ਉਸ ਦੇ ਕਾਰਨ ਲਿਖਿਆ ਜਿਸ ਨੇ ਅਪਰਾਧ ਕੀਤਾ, ਨਾ ਉਸ ਦੇ ਕਾਰਨ ਜਿਸ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ।

13 ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।

14 ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ।

15 ਅਤੇ ਉਹ ਤੁਹਾਡੇ ਸਭ ਦੀ ਆਗਿਆ-ਕਾਰਤਾ ਨੂੰ ਚੇਤੇ ਰੱਖ ਕੇ ਜੋ ਤੁਸੀਂ ਕਿਸ ਪ੍ਰਕਾਰ ਡਰਦੇ ਅਤੇ ਕੰਬਦੇ ਹੋਏ ਕਬੂਲ ਕੀਤਾ ਸੀ ਇਸ ਕਰਕੇ ਉਸ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ।

16 ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖ਼ਾਤਰ ਦਲੇਰੀ ਹੈ।

8

ਪਰਮੇਸ਼ੁਰ ਦੇ ਲੋਕਾਂ ਲਈ ਦਾਨ

1 ਹੇ ਭਰਾਵੇ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਆ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।

2 ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।

3 ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ।

4 ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ।

5 ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ

ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।

6 ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ।

7 ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।

8 ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।

9 ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।

10 ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।

11 ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ।

12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।

13 ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ।

14 ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।

15 ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।

ਤੀਤੁਸ ਅਤੇ ਉਸ ਦੇ ਸਹਿਕਰਮੀ

16 ਪਰ ਧੰਨਵਾਦ ਹੈ ਪਰਮੇਸੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੇਸ਼ ਪਾਉਂਦਾ ਹੈ।

17 ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੇਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।

18 ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ।

19 ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।

20 ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।

21 ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।

22 ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।

23 ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।

24 ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।

9

ਸਾਥੀ ਵਿਸ਼ਵਾਸੀਆਂ ਲਈ ਸਹਾਇਤਾ

1 ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।

2 ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰੂਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।

3 ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।

4 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।

5 ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।

ਦਾਨ ਕਿਵੇਂ ਦੇਈਏ

6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।

7 ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।

8 ਅਤੇ ਪਰਮੇਸੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੇ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।

9 ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।

10 ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।

11 ਜੇ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।

12 ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।

13 ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਬਖ਼ਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।

14 ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।

15 ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।

10

ਪੌਲੁਸ ਦਾ ਅਧਿਕਾਰ

1 ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।

2 ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ।

3 ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।

4 ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।

5 ਸੇ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ

ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।

6 ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ।

7 ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।

8 ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।

9 ਮੈਂ ਇਸ ਤਰ੍ਹਾਂ ਮਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ।

10 ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ।

11 ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੇ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ।

12 ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ।

13 ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ।

14 ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਬਖ਼ਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ

ਪਹੁੰਚ ਗਏ।

15 ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ-ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਵਾਂਗੇ।

16 ਤਾਂ ਜੇ ਅਸੀਂ ਤੁਹਾਡੇ ਤੋਂ ਦੂਰ ਦੇ ਦੇਸ਼ਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ।

17 ਪਰ ਜੇ ਕੋਈ ਮਾਣ ਕਰਦਾ ਹੈ ਸੇ ਪ੍ਰਭੂ ਵਿੱਚ ਮਾਣ ਕਰੇ।

18 ਕਿਉਂਕਿ ਜੇ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

11

ਪੌਲੁਸ ਅਤੇ ਤੂਠੇ ਰਸੂਲ

1 ਮੈਂ ਚਾਹੁੰਦਾ ਹਾਂ ਜੇ ਤੁਸੀਂ ਮੇਰੀ ਥੋੜੀ ਜਿਹੀ ਮੁਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!

2 ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੇ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੇ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।

3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।

4 ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!

5 ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।

6 ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ

ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।

7 ਅਥਵਾ ਮੈਂ ਜੇ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੇ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?

8 ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।

9 ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।

10 ਜੇ ਮਸੀਹ ਦੀ ਸ਼ਿਸ਼ਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।

11 ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!

12 ਪਰ ਮੈਂ ਜੇ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।

13 ਕਿਉਂ ਜੋ ਇਹੋ ਜਿਹੇ ਲੋਕ ਤੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।

14 ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।

15 ਇਸ ਲਈ ਜੇ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

ਪੌਲੁਸ ਦੁੱਖ ਝੱਲਣ ਉੱਤੇ ਘਮੰਡ ਕਰਦਾ ਹੈ

16 ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੁਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੁਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।

17 ਜੇ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੇ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।

18 ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ।

19 ਕਿਉਂ ਜੇ ਤੁਸੀਂ ਆਪ ਸਿਆਣੇ ਜੇ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।

20 ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।

21 ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੇ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।

22 ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਮ ਦੀ ਵੰਸ਼ ਹਨ? ਮੈਂ ਵੀ ਹਾਂ।

23 ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸ਼ੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।

24 ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਏ।

25 ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।

26 ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੇਟੇ ਭਰਾਵਾਂ ਦੇ ਜੋਖਮਾਂ ਵਿੱਚ,

27 ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ

ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।

28 ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।

29 ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?

30 ਜੇ ਮਾਣ ਕਰਨਾ ਹੀ ਪ੍ਰਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।

31 ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੇ ਮੈਂ ਝੂਠ ਨਹੀਂ ਬੋਲਦਾ।

32 ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।

33 ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।

12

ਪੌਲੁਸ ਦਾ ਦਰਸ਼ਣ ਅਤੇ ਕੰਡਾ

1 ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ।

2 ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।

3 ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜੋ ਉਹ ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ੁਰ ਜਾਣਦਾ ਹੈ!

4 ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ।

5 ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ।

6 ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੇ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੇ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।

7 ਅਤੇ ਇਸ ਲਈ ਜੇ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੋਠਾਨ ਦਾ ਭੋਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੇ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।

8 ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।

9 ਅਤੇ ਉਸ ਨੇ ਮੈਨੂੰ ਆਖਿਆ ਕਿ **ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ।** ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।

10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਨਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।

ਕੁਰਿੰਥੀਆਂ ਦੇ ਲਈ ਪੌਲਸ ਦੀ ਚਿੱਤਾ

11 ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।

12 ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।

13 ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ!

14 ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ

ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।

15 ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?

16 ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!

17 ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ?

18 ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।

19 ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।

20 ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।

21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।

13

ਆਖਰੀ ਚਿਤਾਵਨੀ

1 ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।

2 ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ!

3 ਇਸ ਲਈ ਜੇ ਤੁਸੀਂ ਇਹ ਦਾ ਸਬੂਤ ਚਾਹੁੰਦੇ ਹੋ ਕਿ ਮਸੀਹ ਮੇਰੇ ਵਿੱਚ ਬੋਲਦਾ ਹੈ ਜਿਹੜਾ ਤੁਹਾਡੇ ਲਈ ਕਮਜ਼ੋਰ ਨਹੀਂ ਸਗੋਂ ਤੁਹਾਡੇ ਵਿੱਚ ਸਮਰੱਥੀ ਹੈ।

4 ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ। ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ।

5 ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੇ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੋ!

6 ਪਰ ਮੈਂਨੂੰ ਆਸ ਹੈ ਜੇ ਤੁਸੀਂ ਜਾਣ ਲਵੋਗੇ ਜੇ ਅਸੀਂ ਨਿਕੰਮੇ ਨਹੀਂ।

7 ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੇ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੇ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ।

8 ਅਸੀਂ ਸਚਿਆਈ ਦੇ ਖਿਲਾਫ਼ ਕੁਝ ਨਹੀਂ ਸਗੋਂ ਸਚਿਆਈ ਦੇ ਲਈ ਤਾਂ ਕੁਝ ਕਰ ਸਕਦੇ ਹਾਂ।

9 ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੇ ਤੁਸੀਂ ਸਿੱਧ ਹੋ ਜਾਓ।

10 ਇਸ ਕਰਕੇ ਮੈਂ ਤੁਹਾਡੇ ਬਾਝੋਂ ਹੋ ਕੇ ਇਹ ਗੱਲਾਂ ਲਿਖਦਾ ਹਾਂ ਕਿ ਮੈਂ ਸਨਮੁਖ ਹੋ ਕੇ ਉਸ ਅਧਿਕਾਰ ਦੇ ਅਨੁਸਾਰ ਜੇ ਪ੍ਰਭੂ ਨੇ ਮੈਨੂੰ ਨਾਸ ਲਈ ਨਹੀਂ ਸਗੋਂ ਬਣਾਉਣ ਲਈ ਦਿੱਤਾ ਹੈ ਸਖਤੀ ਨਾ ਕਰਾਂ।

11 ਮੁਕਦੀ ਗੱਲ ਹੇ ਭਰਾਵੇ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।

12 ਤੁਸੀਂ ਪਵਿੱਤਰ ਚੁਰਮਨ ਨਾਲ ਇੱਕ ਦੂਜੇ ਨੂੰ ਨਮਸਕਾਰ ਕਰੋ।

13 ਸਾਰੇ ਸੰਤ ਤੁਹਾਨੂੰ ਨਮਸਕਾਰ ਕਰਦੇ ਹਨ।

14 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

ਗਲਾਤੀਆਂ ਨੂੰ

ਲੇਖਕ

ਰਸੂਲ ਪੌਲੁਸ ਇਸ ਪੱਤਰੀ ਦਾ ਲੇਖਕ ਹੈ, ਸ਼ੁਰੂਆਤੀ ਕਲੀਸਿਯਾ ਇਸ ਗੱਲ ਉੱਤੇ ਸਰਬ ਸੰਮਤੀ ਨਾਲ ਸਹਿਮਤ ਸੀ। ਦੱਖਣੀ ਗਲਾਤਿਯਾ ਵਿੱਚ ਕਲੀਸਿਯਾਵਾਂ ਦੀ ਸ਼ੁਰੂਆਤ ਦੇ ਪਿੱਛੇ ਪੌਲੁਸ ਦਾ ਹੱਥ ਸੀ ਅਤੇ ਉਸ ਨੇ ਇਨ੍ਹਾਂ ਦੀ ਸਥਾਪਨਾ ਉਸ ਸਮੇਂ ਕੀਤੀ, ਜਦ ਉਹ ਏਸ਼ੀਆ ਮਾਈਨਰ ਵੱਲ ਆਪਣੀ ਪਹਿਲੀ ਮਿਸ਼ਨਰੀ ਯਾਤਰਾ ਤੇ ਸੀ, ਇਸ ਤੋਂ ਬਾਅਦ ਉਸ ਨੇ ਉਨ੍ਹਾਂ ਲਈ ਇਹ ਪੱਤਰੀ ਲਿਖੀ। ਗਲਾਤਿਯਾ ਰੋਮ ਜਾਂ ਕੁਰਿੰਥੁਸ ਵਰਗਾ ਇੱਕ ਸ਼ਹਿਰ ਨਹੀਂ ਸੀ, ਸਗੋਂ ਇਹ ਇੱਕ ਰੋਮੀ ਸੂਬਾ ਸੀ ਜਿਸ ਵਿੱਚ ਬਹੁਤ ਸਾਰੇ ਸ਼ਹਿਰ ਅਤੇ ਅਨੇਕਾਂ ਕਲੀਸਿਯਾਵਾਂ ਸਨ। ਗਲਾਤੀਆਂ ਦੀ ਪੱਤਰੀ ਜਿਨ੍ਹਾਂ ਲੋਕਾਂ ਨੂੰ ਲਿਖੀ ਗਈ ਸੀ, ਉਹ ਪੌਲੁਸ ਦੇ ਦੁਆਰਾ ਮਸੀਹ ਵਿੱਚ ਆਏ ਸਨ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤਰੀ ਲਗਭਗ 48 ਈ. ਦੇ ਵਿਚਕਾਰ ਲਿਖੀ ਗਈ।

ਪੌਲੁਸ ਨੇ ਸ਼ਾਇਦ ਅੰਤਾਕਿਯਾ ਤੋਂ ਗਲਾਤੀਆਂ ਦੀ ਪੱਤਰੀ ਨੂੰ ਲਿਖਿਆ, ਕਿਉਂਕਿ ਇਹ ਉਸ ਦੇ ਘਰ ਦਾ ਸਥਾਨ ਸੀ।

ਪ੍ਰਾਪਤ ਕਰਤਾ

ਗਲਾਤੀਆਂ ਦੀ ਪੱਤਰੀ ਗਲਾਤਿਯਾ ਦੀਆਂ ਕਲੀਸਿਯਾਵਾਂ ਦੇ ਵਿਸ਼ਵਾਸੀਆਂ ਨੂੰ ਲਿਖੀ ਗਈ ਸੀ (ਗਲਾਤੀਆਂ 1:1-2)।

ਉਦੇਸ਼

ਇਸ ਪੱਤਰੀ ਨੂੰ ਲਿਖਣ ਲਈ ਪੌਲੁਸ ਦਾ ਉਦੇਸ਼ ਯਹੂਦੀ ਮੱਤ ਵਾਲਿਆਂ ਦੀ ਝੂਠੀ ਇੰਜੀਲ ਦੀ ਉਲੰਘਣਾ ਕਰਨਾ ਸੀ, ਇਹ ਇੱਕ ਅਜਿਹੀ ਇੰਜੀਲ ਸੀ ਜਿਸ ਵਿੱਚ ਯਹੂਦੀ ਮੱਤ ਤੋਂ ਮਸੀਹ ਵਿੱਚ ਆਏ ਹੋਏ ਲੋਕ ਸੋਚਦੇ ਸਨ ਕਿ ਮੁਕਤੀ ਪਾਉਣ ਲਈ ਸੁੰਨਤ ਕਰਾਉਣੀ ਜ਼ਰੂਰੀ ਸੀ ਅਤੇ ਉਸ ਦਾ ਦੂਜਾ ਉਦੇਸ਼ ਗਲਾਤਿਯਾ ਦੇ ਵਿਸ਼ਵਾਸੀਆਂ ਨੂੰ ਉਨ੍ਹਾਂ ਦੀ ਮੁਕਤੀ ਦਾ ਅਸਲ ਆਧਾਰ ਯਾਦ ਦਿਲਾਉਣ ਸੀ। ਪੌਲੁਸ ਨੇ ਇਸ ਦਾ ਉੱਤਰ ਸਪੱਸ਼ਟ ਤੌਰ ਤੇ ਆਪਣੇ ਰਸੂਲ ਦੇ

ਅਧਿਕਾਰ ਨੂੰ ਸਥਾਪਿਤ ਕਰਨ ਦੇ ਦੁਆਰਾ ਦਿੱਤਾ ਅਤੇ ਇਸ ਤਰ੍ਹਾਂ ਉਸ ਇੰਜੀਲ ਨੂੰ ਸਹੀ ਸਾਬਿਤ ਕਰਦਾ ਹੈ, ਜਿਸਦਾ ਪ੍ਰਚਾਰ ਉਸ ਨੇ ਕੀਤਾ ਸੀ। ਸਿਰਫ਼ ਵਿਸ਼ਵਾਸ ਦੁਆਰਾ ਕਿਰਪਾ ਨਾਲ ਹੀ ਲੋਕ ਧਰਮੀ ਠਹਿਰਾਏ ਜਾਂਦੇ ਹਨ, ਅਤੇ ਇਹ ਸਿਰਫ਼ ਵਿਸ਼ਵਾਸ ਦੁਆਰਾ ਹੀ ਹੈ ਕਿ ਉਹ ਆਤਮਾ ਦੀ ਆਜ਼ਾਦੀ ਨਾਲ ਆਪਣਾ ਨਵਾਂ ਜੀਵਨ ਜੀ ਸਕਦੇ ਹਨ।

ਵਿਸ਼ਾ-ਵਸਤੂ

ਮਸੀਹ ਵਿੱਚ ਆਜ਼ਾਦੀ

ਰੂਪ-ਰੇਖਾ

1. ਭੂਮਿਕਾ — 1:1-10
2. ਇੰਜੀਲ ਦੀ ਪ੍ਰਮਾਣਿਕਤਾ — 1:11-2:21
3. ਵਿਸ਼ਵਾਸ ਦੁਆਰਾ ਧਰਮੀ ਠਹਿਰਣਾ — 3:1-4: 31
4. ਵਿਸ਼ਵਾਸ ਅਤੇ ਆਜ਼ਾਦੀ ਦੇ ਜੀਵਨ ਦਾ ਅਭਿਆਸ — 5:1-6:10

ਨਮਸਕਾਰ

1 ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ

3 ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।

4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।

5 ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਅਮੀਨ।

ਕੋਈ ਦੂਸਰੀ ਖੁਸ਼ਖਬਰੀ ਨਹੀਂ

6 ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੌਂਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।

7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।

8 ਪਰ ਜੇਕਰ ਅਸੀਂ ਵੀ ਜਾਂ ਸ਼ਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!

9 ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

ਪੌਲੁਸ ਰਸੂਲ ਕਿਵੇਂ ਬਣਿਆ

11 ਹੇ ਭਰਾਵੇ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।

12 ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।

13 ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।

14 ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।

15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੌਂਦਿਆ।

16 ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ

ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,

17 ਅਤੇ ਨਾ ਯਹੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ।

18 ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਹੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।

19 ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।

20 ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਤੂਠ ਨਹੀਂ ਬੋਲਦਾ!

21 ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।

22 ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।

23 ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।

24 ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।

2

ਦੂਸਰੇ ਰਸੂਲਾਂ ਦੇ ਦੁਆਰਾ ਪੌਲੁਸ ਨੂੰ ਸਵੀਕਾਰ ਕਰਨਾ

1 ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨੁਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਹੂਸ਼ਲਮ ਨੂੰ ਫੇਰ ਗਿਆ।

2 ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ।

3 ਪਰ ਤੀਤੁਸ ਵੀ ਜੇ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ।

4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੇ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੇਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ।

5 ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।

6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇਂ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।

7 ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।

8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।

9 ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ।

10 ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।

ਪੌਲੁਸ ਦੁਆਰਾ ਪਤਰਸ ਦਾ ਵਿਰੋਧ

11 ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੇਸ਼ੀ ਠਹਿਰਿਆ ਸੀ।

12 ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।

13 ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।

14 ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ?

ਵਿਸ਼ਵਾਸ ਦੁਆਰਾ ਧਰਮੀ ਠਹਿਰਨਾ

15 ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ।

16 ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੌਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੌਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੌਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।

17 ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!

18 ਕਿਉਂਕਿ ਜੇ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ।

19 ਇਸ ਲਈ ਜੇ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।

20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ

ਅਤੇ ਹੁਣ ਜੇ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

21 ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ।

3

ਬਿਵਸਥਾ ਜਾਂ ਵਿਸ਼ਵਾਸ

1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੇ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?

2 ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?

3 ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ?

4 ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ!

5 ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?

6 ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।

7 ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ।

8 ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਬਖ਼ਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ।

9 ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।

10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।

11 ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੇ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।

12 ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।

13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੇ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।

14 ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ।

ਬਿਵਸਥਾ ਅਤੇ ਬਚਨ

15 ਹੇ ਭਰਾਵੇ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।

16 ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ।

17 ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ

ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।

18 ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ।

19 ਤਾਂ ਫੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।

20 ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ।

ਬਿਵਸਥਾ ਦਾ ਮਕਸਦ

21 ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ।

22 ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।

23 ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੰਧੇ ਹੋਏ ਰਹਿੰਦੇ ਸੀ।

24 ਸੇ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।

25 ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।

26 ਕਿਉਂ ਜੇ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ।

27 ਕਿਉਂ ਜੇ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾਂ ਨੇ ਮਸੀਹ ਨੂੰ ਪਹਿਨ ਲਿਆ।

28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੇ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

29 ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।

4

1 ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ।

2 ਪਰ ਪਿਤਾ ਦੇ ਨਹਿਰਾਏ ਹੋਏ ਸਮੇਂ ਤੱਕ ਰੁਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।

3 ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ।

4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।

5 ਇਸ ਲਈ ਜੇ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।

6 ਅਤੇ ਤੁਸੀਂ ਜੇ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੋ ਪਿਤਾ ਪੁਕਾਰਦਾ ਹੈ।

7 ਸੇ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੋ।

ਗਲਾਤਿਯਾ ਦੇ ਲਈ ਪੌਲੁਸ ਦੀ ਚਿੱਤਾ

8 ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।

9 ਪਰ ਹੁਣ ਜੇ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾਂ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓ ਆਉਣਾ ਚਾਹੁੰਦੇ ਹੋ?

10 ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!

11 ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੇ ਮੈਂ ਤੁਹਾਡੇ ਲਈ ਐਵੇਂ ਹੀ ਮਿਹਨਤ ਕੀਤੀ ਹੋਵੇ।

12 ਹੇ ਭਰਾਵੇ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੇ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,

13 ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ।

14 ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।

15 ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ

16 ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?

17 ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।

18 ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।

19 ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।

20 ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।

ਸਾਰਾਹ ਅਤੇ ਹਾਜਰਾ ਦਾ ਉਦਾਹਰਣ

21 ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?

22 ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।

23 ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ।

24 ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੇ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।

25 ਅਤੇ ਇਹ ਹਾਜਰਾ ਅਰਥ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੋ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।

26 ਪਰ ਯਰੂਸ਼ਲਮ ਜੋ ਉਤਾਰਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।

27 ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਬ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।

28 ਪਰ ਹੇ ਭਰਾਵੇ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ।

29 ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।

30 ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।

31 ਇਸ ਲਈ, ਹੇ ਭਰਾਵੇ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।

5

ਮਸੀਹ ਦੇ ਵਿੱਚ ਆਜ਼ਾਦੀ

1 ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।

2 ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।

3 ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।

4 ਤੁਸੀਂ ਜੇ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।

5 ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ।

6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

7 ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?

8 ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।

9 ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਏ ਨੂੰ ਖ਼ਮੀਰਾ ਕਰ ਦਿੰਦਾ ਹੈ।

10 ਮੈਨੂੰ ਪੂਰਾ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!

11 ਪਰ ਹੇ ਭਰਾਵੇ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।

12 ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।

13 ਹੇ ਭਰਾਵੇ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੁੱਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।

14 ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।

15 ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋ!।

ਪਵਿੱਤਰ ਆਤਮਾ ਦੇ ਦੁਆਰਾ ਜੀਵਨ

16 ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।

17 ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।

18 ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।

19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,

20 ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,

21 ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।

22 ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,

23 ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

25 ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।

26 ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।

6

ਇੱਕ ਦੂਸਰੇ ਦੀ ਸਹਾਇਤਾ ਕਰੋ

1 ਹੇ ਭਰਾਵੇ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।

2 ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।

4 ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।

5 ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।

6 ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।

7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।

8 ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

9 ਅਤੇ ਭਲਿਆਈ ਕਰਦਿਆਂ ਅਸੀਂ ਹੌਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।

10 ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖਾਸ ਕਰਕੇ ਵਿਸ਼ਵਾਸੀਆਂ ਦੇ ਨਾਲ।

ਆਖਰੀ ਚਿਤਾਵਨੀ ਅਤੇ ਨੁਮਸਕਾਰ

11 ਵੇਖੋ, ਮੈਂ ਆਪਣੇ ਹੱਥੀ ਕਿਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।

12 ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।

13 ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।

14 ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।

15 ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।

16 ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।

17 ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।

18 ਹੇ ਭਰਾਵੇ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ।
ਆਮੀਨ।

ਅਫ਼ਸੀਆਂ ਨੂੰ

ਲੇਖਕ

ਅਫ਼ਸੀਆਂ 1:1 ਰਸੂਲ ਪੌਲੁਸ ਦੀ ਪਛਾਣ ਅਫ਼ਸੀਆਂ ਦੀ ਪੱਤ੍ਰੀ ਦੇ ਲੇਖਕ ਵੱਜੋਂ ਕਰਦੀ ਹੈ। ਕਲੀਸਿਯਾ ਦੇ ਮੁੱਢਲੇ ਦਿਨਾਂ ਤੋਂ ਹੀ ਪੌਲੁਸ ਨੂੰ ਅਫ਼ਸੀਆਂ ਦੇ ਲੇਖਕ ਦੇ ਤੌਰ ਤੇ ਮੰਨਿਆ ਜਾਂਦਾ ਸੀ ਅਤੇ ਸਭ ਤੋਂ ਪਹਿਲੇ ਕਲੀਸਿਯਾ ਦੇ ਪਿਤਾਵਾਂ ਜਿਵੇਂ ਕਿ ਰੋਮ ਦੇ ਕਲੈਮੈਂਟ, ਇਗਨੇਸ਼ਿਅਸ, ਹਰਮੇਜ਼ ਅਤੇ ਪੌਲੀਕਾਰਪ ਦੁਆਰਾ ਇਸ ਦੇ ਹਵਾਲੇ ਦਿੱਤੇ ਗਏ ਹਨ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 60 ਈ. ਦੇ ਵਿਚਕਾਰ ਲਿਖੀ ਗਈ।

ਸ਼ਾਇਦ ਰੋਮ ਵਿੱਚ ਕੈਦ ਦੇ ਦੌਰਾਨ ਪੌਲੁਸ ਨੇ ਇਹ ਪੱਤ੍ਰੀ ਲਿਖੀ।

ਪ੍ਰਾਪਤ ਕਰਤਾ

ਮੁੱਖ ਰੂਪ ਵਿੱਚ ਇਸ ਪੱਤ੍ਰੀ ਦੇ ਪ੍ਰਾਪਤ ਕਰਤਾ ਅਫ਼ਸੁਸ ਦੀ ਕਲੀਸਿਯਾ ਸੀ। ਪੌਲੁਸ ਸਪੱਸ਼ਟ ਸੰਕੇਤ ਦਿੰਦਾ ਹੈ ਕਿ ਉਸ ਦੇ ਇੱਛੁਕ ਪਾਠਕ ਗੈਰ-ਯਹੂਦੀ ਹਨ। ਅਫ਼ਸੀਆਂ 2:11-13 ਵਿੱਚ ਉਹ ਕਹਿੰਦਾ ਹੈ ਕਿ ਉਸ ਦੇ ਪਾਠਕ “ਪਰਾਈਆਂ ਕੌਮਾਂ” ਤੋਂ ਸਨ (2:11) ਅਤੇ ਇਸ ਲਈ ਉਹ ਯਹੂਦੀਆਂ ਵੱਲੋਂ “ਬਚਨ ਦੇ ਵਾਅਦਿਆਂ ਤੋਂ ਬਾਹਰ” ਮੰਨੇ ਜਾਂਦੇ ਸਨ (2:12)। ਇਸੇ ਤਰ੍ਹਾਂ, ਅਫ਼ਸੀਆਂ 3:1 ਵਿੱਚ, ਪੌਲੁਸ ਆਪਣੇ ਇੱਛੁਕ ਪਾਠਕਾਂ ਨੂੰ ਦੱਸਦਾ ਹੈ ਕਿ ਮੈਂ ਤੁਹਾਡੇ ਅਰਥਾਤ “ਪਰਾਈਆਂ ਕੌਮਾਂ ਦੇ ਲਈ ਕੈਦੀ ਹਾਂ।”

ਉਦੇਸ਼

ਪੌਲੁਸ ਦਾ ਇਰਾਦਾ ਇਹ ਸੀ ਕਿ ਜੇ ਲੋਕ ਮਸੀਹ ਦੀ ਤਰ੍ਹਾਂ ਪਰਿਪੱਕਤਾ ਨੂੰ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਇਸ ਲਿਖਤ ਨੂੰ ਪ੍ਰਾਪਤ ਕਰਨ। ਅਫ਼ਸੀਆਂ ਦੀ ਪੱਤ੍ਰੀ ਦੇ ਅੰਦਰ ਇੱਕ ਇਸ ਪ੍ਰਕਾਰ ਦਾ ਅਨੁਸ਼ਾਸਨ ਜੁੜਿਆ ਹੋਇਆ ਹੈ ਜੋ ਪਰਮੇਸ਼ੁਰ ਦੇ ਸੱਚੇ ਬੱਚਿਆਂ ਦੇ ਰੂਪ ਵਿੱਚ ਵਿਕਸਿਤ ਹੋਣ ਲਈ ਜ਼ਰੂਰੀ ਹੈ। ਇਸ ਤੋਂ ਇਲਾਵਾ, ਅਫ਼ਸੀਆਂ ਦਾ ਅਧਿਐਨ ਕਰਨ ਨਾਲ ਇੱਕ ਵਿਸ਼ਵਾਸੀ ਨੂੰ ਸਹਾਇਤਾ ਮਿਲੇਗੀ ਤਾਂ ਜੋ ਉਹ ਉਸ ਉਦੇਸ਼ ਅਤੇ ਬੁਲਾਹਟ ਨੂੰ ਪੂਰਾ

ਕਰ ਸਕੇ ਜੋ ਪਰਮੇਸ਼ੁਰ ਨੇ ਉਸ ਨੂੰ ਦਿੱਤੀ ਹੈ। ਪੌਲੁਸ ਚਾਹੁੰਦਾ ਸੀ ਕਿ ਅਫ਼ਸੁਸ ਦੇ ਵਿਸ਼ਵਾਸੀ ਵਿਸ਼ਵਾਸ ਵਿੱਚ ਮਜ਼ਬੂਤ ਹੋਣ ਅਤੇ ਇਸ ਲਈ ਉਹ ਉਨ੍ਹਾਂ ਨੂੰ ਕਲੀਸਿਯਾ ਦੇ ਸੁਭਾਅ ਅਤੇ ਉਦੇਸ਼ ਬਾਰੇ ਸਪੱਸ਼ਟ ਰੂਪ ਵਿੱਚ ਦੱਸਦਾ ਹੈ।

ਪੌਲੁਸ ਅਫ਼ਸੀਆਂ ਦੀ ਪੱਤ੍ਰੀ ਵਿੱਚ ਬਹੁਤ ਸਾਰੇ ਅਜਿਹੇ ਸ਼ਬਦਾਂ ਦਾ ਪ੍ਰਯੋਗ ਕਰਦਾ ਹੈ ਜਿਨ੍ਹਾਂ ਤੋਂ ਉਸ ਦੇ ਗੈਰ-ਯਹੂਦੀ ਪਾਠਕ ਆਪਣੇ ਧਾਰਮਿਕ ਪਿਛੋਕੜ ਦੇ ਕਾਰਨ ਜਾਣੂ ਸਨ, ਜਿਵੇਂ ਕਿ ਸਿਰ-ਦੇਹ, ਭਰਪੂਰੀ, ਭੇਤ, ਯੁੱਗ, ਹਾਕਮ ਆਦਿ। ਉਸ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਯੋਗ ਆਪਣੇ ਪਾਠਕਾਂ ਨੂੰ ਇਹ ਦਰਸਾਉਣ ਲਈ ਕੀਤਾ ਕਿ ਮਸੀਹ ਕਿਸੇ ਵੀ ਦਰਜੇ ਦੇ ਦੇਵਤਿਆਂ ਅਤੇ ਆਤਮਿਕ ਪ੍ਰਾਣੀਆਂ ਨਾਲੋਂ ਉੱਚਾ ਅਤੇ ਸਰਬ ਉੱਤਮ ਹੈ।

ਵਿਸ਼ਾ-ਵਸਤੂ

ਮਸੀਹ ਵਿੱਚ ਅਸੀਸਾਂ

ਰੂਪ-ਰੇਖਾ

1. ਕਲੀਸਿਯਾ ਦੇ ਮੈਂਬਰਾਂ ਦੇ ਸਿਧਾਂਤ — 1:1-3:21
2. ਕਲੀਸਿਯਾ ਦੇ ਮੈਂਬਰਾਂ ਦੇ ਕਰਤੱਵ — 4:1-6:24

1 ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,

2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ।

ਮਸੀਹ ਵਿੱਚ ਆਤਮਿਕ ਬਰਕਤਾਂ

3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!

4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!

5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ

ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!

6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!

7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,

8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ!

9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ!

10 ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!

11 ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੇ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!

12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!

13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲਗੀ!

14 ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ।

ਪੌਲਸ ਦੀ ਪ੍ਰਾਰਥਨਾ

15 ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ!

16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ!

17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ

ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!

18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!

19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ

20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸੁਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!

21 ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ!

22 ਅਤੇ ਸੱਭੇ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!

23 ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੇ ਕੁਝ ਪੂਰਾ ਕਰਦਾ ਹੈ!

2

ਮੌਤ ਤੋਂ ਜੀਵਨ ਦੇ ਵੱਲ

1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ!

3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜ਼ਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!

4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!

5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!

6 ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!

7 ਕਿ ਉਸ ਦਿਆਲਗੀ ਨਾਲ ਜੇ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!

8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!

9 ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!

10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!

ਮਸੀਹ ਦੇ ਵਿੱਚ ਇੱਕ

11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!

12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!

14 ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!

15 ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ

ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!

16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!

17 ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਬਖ਼ਰੀ ਸੁਣਾਈ!

18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!

19 ਜੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!

20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੁੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!

21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੋਕਲ ਬਣਦੀ ਜਾਂਦੀ ਹੈ।

22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।

3

ਪਰਾਈਆਂ ਕੌਮਾਂ ਦੇ ਲਈ ਪਰਮੇਸ਼ੁਰ ਦੀ ਅਦਭੁੱਤ ਯੋਜਨਾ

1 ਇਸ ਕਾਰਨ ਮੈਂ ਪੌਲੁਸ, ਜੋ ਤੁਸੀਂ ਪਰਾਈਆਂ ਕੌਮਾਂ ਦੇ ਲਈ ਯਿਸੂ ਮਸੀਹ ਦਾ ਕੈਦੀ ਹਾਂ।

2 ਜੋ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ!

3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ!

4 ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ!

5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!

6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੁੰਗੀ ਵਿਰਾਸਤ ਅਤੇ ਇੱਕੋ ਦੇਗੀ ਦੇ ਅਤੇ ਵਾਇਦੇ ਦੇ ਵਾਰਿਸ ਹਨ!

7 ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!

8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!

9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ!

10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!

11 ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ!

12 ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!

13 ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ!

ਮਸੀਹ ਦਾ ਪਿਆਰ

14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!

15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!

16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!

17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,

18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੂੰਘਾਈ ਹੈ!

19 ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ!

20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ!

21 ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।

4

ਮਸੀਹ ਦੀ ਦੇ ਵਿੱਚ ਏਕਤਾ

1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!

2 ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!

3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!

4 ਇੱਕੋ ਦੇਗੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!

5 ਇੱਕੋ ਪ੍ਰਭੂ, ਇੱਕੋ ਵਿਸ਼ਵਾਸ, ਇੱਕੋ ਬਪਤਿਸਮਾ ਹੈ।

6 ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!

7 ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!

8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ

9 ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!

10 ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਰਾਂ ਚੜ੍ਹਿਆ ਵੀ ਸੀ ਕਿ ਸੱਭੇ ਕੁਝ ਸੰਪੂਰਨ ਕਰੇ।

11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!

12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਖ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!

13 ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!

14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!

15 ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!

16 ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।

ਮਸੀਹ ਵਿੱਚ ਨਵਾਂ ਜੀਵਨ

17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!

18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!

19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!

20 ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ!

21 ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ!

22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!

23 ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ!

24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।

25 ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!

26 ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!

27 ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!

28 ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੋ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੋ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!

29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!

30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਫੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!

31 ਸਭ ਕੁੱਝਤਣ, ਕ੍ਰੋਧ, ਕੋਪ, ਰੌਲਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!

32 ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।

5

ਚਾਨਣ ਦੀ ਸੰਤਾਨ ਬਣੋ

1 ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ।

2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭ੍ਰਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।

4 ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੋ।

5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।

6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

7 ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ।

8 ਕਿਉਂ ਜੋ ਤੁਸੀਂ ਅੱਗੇ ਹਨੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ।

10 ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ!

11 ਅਤੇ ਅਨੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ।

12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।

13 ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ।

14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।

15 ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧ ਵਾਂਗੂੰ ਨਹੀਂ, ਸਗੋਂ

ਬੁੱਧਵਾਨਾਂ ਵਾਂਗੂੰ।

16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।

17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।

18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

19 ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।

20 ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।

ਮਸੀਹੀ ਪਰਿਵਾਰ ਲਈ ਹੁਦਾਇਤਾਂ
21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।

22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।

23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।

24 ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।

25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।

26 ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸੁੱਧ ਕਰਕੇ ਪਵਿੱਤਰ ਕਰੋ।

27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤ੍ਰਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੱਕ ਜਾਂ ਬੱਜੂ ਜਾਂ ਕੋਈ ਹੋਰ ਅਜਿਹਾ ਅੰਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।

28 ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।

29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੇਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੇਸਦਾ ਹੈ।

30 ਕਿਉਂ ਜੋ ਅਸੀਂ ਉਸ ਦੀ ਦੇਹੀ ਦੇ ਅੰਗ ਹਾਂ।

31 ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।

33 ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

6

ਮਾਤਾ-ਪਿਤਾ ਅਤੇ ਬੱਚੇ

1 ਹੇ ਬਾਲਕੇ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।

2 ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।

3 ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।

4 ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।

ਨੌਕਰ ਅਤੇ ਮਾਲਕ

5 ਹੇ ਨੌਕਰੇ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ।

6 ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਦੀ ਤਰ੍ਹਾਂ, ਦਿਖਾਵੇ ਦੀ ਨੌਕਰੀ ਨਾ ਕਰੋ ਸਗੋਂ ਮਸੀਹ ਦੇ ਸੇਵਕਾਂ ਦੀ ਤਰ੍ਹਾਂ ਮਨ ਲਗਾ ਕੇ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰੋ।

7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।

8 ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।

9 ਅਤੇ ਹੇ ਮਾਲਕੇ, ਤੁਸੀਂ ਧਮਕੀਆਂ ਦੇਣੀਆਂ ਛੱਡ ਕੇ, ਉਹਨਾਂ ਨਾਲ ਇਹੋ ਜਿਹਾ ਵਰਤਾਰਾ ਕਰੋ ਇਹ ਜਾਣਦੇ ਹੋ ਜੋ ਸਵਰਗ ਵਿੱਚ ਤੁਹਾਡਾ ਦੇਹਾਂ ਦਾ ਮਾਲਕ ਹੈ, ਜੋ ਕਿਸੇ ਦਾ ਪੱਖਪਾਤ ਨਹੀਂ ਕਰਦਾ!

ਆਤਮਿਕ ਯੁੱਧ ਦੇ ਹਥਿਆਰ

10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!

11 ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।

12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮੁਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।

13 ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੇ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।

14 ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ।

15 ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੋ ਹੋ ਜਾਓ!

16 ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।

17 ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।

18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।

19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।

20 ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ
ਉਸ ਵਿੱਚ ਦਲੇਰੀ ਨਾਲ ਬੋਲਾਂ।

ਨਮਸਕਾਰ

21 ਪਰ ਇਸ ਲਈ ਜੇ ਤੁਸੀਂ ਵੀ ਮੇਰੇ ਬਾਰੇ
ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ
ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ
ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।

22 ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ
ਭੇਜਿਆ ਜੇ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ
ਅਤੇ ਉਹ ਤੁਹਾਡੀਆਂ ਮਨਾਂ ਨੂੰ ਦਿਲਾਸਾ ਦੇਵੇ।

23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ
ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ
ਪਿਆਰ ਸਣੇ ਮਿਲਦੀ ਰਹੇ!

24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ
ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ,
ਕਿਰਪਾ ਹੁੰਦੀ ਰਹੇ। ਅਮੀਨ।

ਫਿਲਿੱਪੀਆਂ ਨੂੰ

ਲੇਖਕ

ਇਹ ਪੱਤ੍ਰੀ ਪੌਲੁਸ ਦੁਆਰਾ ਲਿਖੀ ਗਈ ਹੈ (1:1) ਭਾਸ਼ਾ, ਸ਼ੈਲੀ, ਅਤੇ ਇਤਿਹਾਸਕ ਤੱਥਾਂ ਦੇ ਸਾਰੇ ਅੰਦਰੂਨੀ ਗੁਣ ਇਸ ਗੱਲ ਦੀ ਪੁਸ਼ਟੀ ਕਰਦੇ ਹਨ। ਸ਼ੁਰੂਆਤੀ ਕਲੀਸਿਯਾ ਵੀ ਪੌਲੁਸ ਦੇ ਲੇਖਕ ਹੋਣ ਅਤੇ ਉਸ ਦੇ ਅਧਿਕਾਰ ਦੇ ਪੱਖ ਵਿੱਚ ਬੋਲਦੀ ਹੈ। ਫਿਲਿੱਪੀਆਂ ਦੀ ਪੱਤ੍ਰੀ ਮਸੀਹ ਦੇ ਸੁਭਾਅ ਨੂੰ ਦਰਸਾਉਂਦੀ ਹੈ (2:1-11)। ਭਾਵੇਂ ਪੌਲੁਸ ਇੱਕ ਕੈਦੀ ਸੀ, ਜਦੋਂ ਉਸ ਨੇ ਫਿਲਿੱਪੇ ਨੂੰ ਇਹ ਪੱਤ੍ਰੀ ਲਿਖੀ, ਪਰ ਉਹ ਅਨੰਦ ਨਾਲ ਭਰਪੂਰ ਸੀ। ਫਿਲਿੱਪੀਆਂ ਦੀ ਪੱਤ੍ਰੀ ਸਾਨੂੰ ਸਿਖਾਉਂਦੀ ਹੈ ਕਿ ਭਾਵੇਂ ਅਸੀਂ ਦੁੱਖਾਂ ਅਤੇ ਮੁਸੀਬਤਾਂ ਦੇ ਵਿੱਚ ਹੋਈਏ, ਫਿਰ ਵੀ ਅਸੀਂ ਖੁਸ਼ ਰਹਿ ਸਕਦੇ ਹਾਂ। ਅਸੀਂ ਅਨੰਦ ਨਾਲ ਭਰਪੂਰ ਹਾਂ, ਉਸ ਆਸ ਦੇ ਕਾਰਨ ਜੋ ਸਾਨੂੰ ਮਸੀਹ ਵਿੱਚ ਪ੍ਰਾਪਤ ਹੋਈ ਹੈ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 61 ਈ. ਦੇ ਦੌਰਾਨ ਲਿਖੀ ਗਈ।

ਪੌਲੁਸ ਨੇ ਰੋਮ ਤੋਂ ਆਪਣੀ ਕੈਦ ਦੇ ਦੌਰਾਨ ਫਿਲਿੱਪੀਆਂ ਦੀ ਪੱਤ੍ਰੀ ਲਿਖੀ (ਰਸੂਲ 28:30)। ਫਿਲਿੱਪੀਆਂ ਨੂੰ ਲਿਖੀ ਪੱਤ੍ਰੀ ਨੂੰ ਇਪਾਫ਼ਰੋਦੀਤੁਸ ਨੇ ਪਹੁੰਚਾਉਣਾ ਸੀ, ਜੋ ਰੋਮ ਵਿੱਚ ਪੌਲੁਸ ਕੋਲ ਫਿਲਿੱਪੇ ਦੀ ਕਲੀਸਿਯਾ ਤੋਂ ਆਰਥਿਕ ਸਹਾਇਤਾ ਲੈ ਕੇ ਆਇਆ ਸੀ (ਫਿਲਿੱਪੀ 2:25; 4:18)। ਪਰ ਰੋਮ ਰਹਿਣ ਦੇ ਸਮੇਂ ਇਪਾਫ਼ਰੋਦੀਤੁਸ ਬੀਮਾਰ ਹੋ ਗਿਆ, ਜਿਸ ਕਰਕੇ ਉਸ ਨੂੰ ਘਰ ਵਾਪਸ ਜਾਣ ਵਿੱਚ ਦੇਰੀ ਹੋ ਗਈ, ਅਤੇ ਪੱਤ੍ਰੀ ਨੂੰ ਪਹੁੰਚਾਏ ਜਾਣ ਵਿੱਚ ਵੀ ਦੇਰੀ ਹੋ ਗਈ (2:26, 27)।

ਪ੍ਰਾਪਤ ਕਰਤਾ

ਫਿਲਿੱਪੇ ਸ਼ਹਿਰ ਵਿੱਚ ਇੱਕ ਮਸੀਹੀ ਕਲੀਸਿਯਾ ਲਈ, ਜੋ ਕਿ ਮਕਦੂਨੀਆ ਜਿਲ੍ਹੇ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ ਸੀ।

ਉਦੇਸ਼

ਪੌਲੁਸ ਚਾਹੁੰਦਾ ਸੀ ਕਿ ਕਲੀਸਿਯਾ ਜਾਣੇ ਕਿ ਕੈਦ ਵਿੱਚ ਰਹਿੰਦੇ ਸਮੇਂ ਉਸ ਨਾਲ ਸਭ

ਕੁਝ ਕਿਵੇਂ ਚੱਲ ਰਿਹਾ ਸੀ (1:12-26), ਅਤੇ ਉਸ ਦੀਆਂ ਕੀ ਯੋਜਨਾਵਾਂ ਸਨ, ਸ਼ਾਇਦ ਉਸ ਨੂੰ ਛੱਡ ਦਿੱਤਾ ਜਾਵੇ (ਫਿਲਿੱਪੀ 2:23-24)। ਅਜਿਹਾ ਲਗਦਾ ਹੈ ਕਿ ਕਲੀਸਿਯਾ ਵਿੱਚ ਕੁਝ ਵਿਵਾਦ ਅਤੇ ਵੰਡ ਹੋ ਗਈ ਸੀ ਅਤੇ ਇਸ ਲਈ ਰਸੂਲ ਏਕਤਾ ਦਾ ਨਜ਼ਰੀਆ ਰੱਖਦੇ ਹੋਏ ਨਿਮਰ ਹੋਣ ਲਈ ਉਤਸ਼ਾਹਿਤ ਕਰਦੇ ਹੋਏ ਲਿਖਦਾ ਹੈ (2:1-18; 4:2-3)। ਪੌਲੁਸ, ਜੋ ਕਿ ਇੱਕ ਪਾਸਬਾਨ ਧਰਮ ਸ਼ਾਸਤਰੀ ਸੀ, ਉਹ ਕੁਝ ਝੂਠੇ ਸਿੱਖਿਆਵਾਂ ਦੀ ਨਕਾਰਾਤਮਕ ਸਿੱਖਿਆ ਅਤੇ ਨਤੀਜਿਆਂ ਨੂੰ ਛੱਡਣ ਲਈ ਲਿਖਦਾ ਹੈ (3:2-3), ਪੌਲੁਸ ਕਲੀਸਿਯਾ ਨੂੰ ਤਿਮੋਥਿਉਸ ਦੇ ਬਾਰੇ ਦੱਸਣ ਅਤੇ ਨਾਲ ਹੀ ਇਪਾਫ਼ਰੋਦੀਤੁਸ ਦੀ ਸਿਹਤ ਅਤੇ ਯੋਜਨਾਵਾਂ ਬਾਰੇ ਇੱਕ ਖ਼ਬਰ ਦੇਣ ਲਈ ਲਿਖਦਾ ਹੈ (2:19-30), ਅਤੇ ਪੌਲੁਸ ਨੇ ਆਪਣੇ ਪ੍ਰਤੀ ਕਲੀਸਿਯਾ ਦੀ ਚਿੰਤਾ ਅਤੇ ਉਸ ਦੇ ਲਈ ਭੇਜੇ ਹੋਏ ਤੋਹਫ਼ਿਆਂ ਲਈ ਧੰਨਵਾਦ ਕਰਨ ਲਈ ਵੀ ਲਿਖਿਆ। (4:10-20)

ਵਿਸ਼ਾ-ਵਸਤੂ

ਅਨੰਦ ਜੀਵਨ ਭਰਿਆ
ਰੂਪ-ਰੇਖਾ

1. ਨਮਸਕਾਰ — 1:1-2
2. ਪੌਲੁਸ ਦੇ ਹਾਲਾਤ ਅਤੇ ਕਲੀਸਿਯਾ ਲਈ ਉਤਸ਼ਾਹ ਦੇ ਬਚਨ — 1:3-2:30
3. ਗਲਤ ਸਿੱਖਿਆਵਾਂ ਵਿਰੁੱਧ ਚੇਤਾਵਨੀ — 3:1-4:1
4. ਆਖਰੀ ਉਪਦੇਸ਼ — 4:2-9
5. ਧੰਨਵਾਦ ਦੇ ਸ਼ਬਦ — 4:10-20
6. ਆਖਰੀ ਨਮਸਕਾਰ — 4:21-23

1 ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫਿਲਿੱਪੇ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।

2 ਸਾਡੇ ਪਿਤਾ ਪਰਮੇਸੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਪ੍ਰਾਰਥਨਾ ਅਤੇ ਧੰਨਵਾਦ

3 ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸੁਰ ਦਾ ਧੰਨਵਾਦ ਕਰਦਾ ਹਾਂ।

4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ।

5 ਇਸ ਲਈ ਜੇ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੋ।

6 ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੇ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।

7 ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੇ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।

8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ।

9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।

10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।

11 ਅਤੇ ਧਾਰਮਿਕਤਾ ਦੇ ਫਲ ਨਾਲ ਜੇ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।

ਪੌਲਸ ਦੀ ਕੈਦ ਦੇ ਦੁਆਰਾ ਖੁਸ਼ ਖਬਰੀ ਦੀ ਉਨਤੀ

12 ਹੇ ਭਰਾਵੇ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੇ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।

13 ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।

14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।

15 ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।

16 ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ।

17 ਪਰ ਉਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।

18 ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।

ਜਿਉਣਾ ਮਸੀਹ ਹੈ

19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।

20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਥੋਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਵਾਂ।

21 ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।

22 ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।

23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।

24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ।

25 ਅਤੇ ਇਸ ਗੱਲ ਦੀ ਪੁਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ।

26 ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਿਆਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।

ਖੁਸ਼ਖਬਰੀ ਦੇ ਯੋਗ ਜੀਵਨ

27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।

28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ। ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।

29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।

30 ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।

2

ਮਸੀਹ ਦੀ ਅਧੀਨਤਾ ਅਤੇ ਮਹਾਨਤਾ

1 ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੋ ਪਿਆਰ ਦੀ ਕੁਝ ਤਸੱਲੀ, ਜੋ ਆਤਮਾ ਦੀ ਕੁਝ ਸਾਂਝ, ਜੋ ਕੁਝ ਦਿਆਲਗੀ ਅਤੇ ਦਰਦਮੰਦੀ ਹੈ।

2 ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।

3 ਧੜੇਬਾਜ਼ੀਆਂ ਅਥਵਾ ਫੇਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।

4 ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੋ।

5 ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।

6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।

8 ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।

9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।

10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ।

11 ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।

ਸਾਰਾ ਕੁਝ ਬੁੜ-ਬੁੜ ਕਰਨ ਤੋਂ ਬਿਨ੍ਹਾਂ ਕਰੋ

12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।

13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।

14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।

15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,

16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।

17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।

18 ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ।

ਤਿਮੋਥਿਉਸ ਅਤੇ ਇਪਾਫ਼ਰੋਦੀਤੁਸ

3

19 ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।

20 ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।

21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।

22 ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।

23 ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।

24 ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ।

25 ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਖੁਸ਼ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।

26 ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ।

27 ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ।

28 ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।

29 ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।

30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਖੁਸ਼ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।

ਸੱਚੀ ਧਾਰਮਿਕਤਾ

1 ਮੁਕਦੀ ਗੱਲ, ਹੇ ਮੇਰੇ ਭਰਾਵੇ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ।

2 ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ।

3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।

4 ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।

5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛ ਤਾਂ ਫ਼ਰੀਸੀ।

6 ਅਣਖ ਦੀ ਪੁੱਛ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛ ਤਾਂ ਨਿਰਦੋਸ਼।

7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ।

8 ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।

9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।

10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ

ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ।

11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਵਾਂ।

ਨਿਸ਼ਾਨੇ ਦੇ ਵੱਲ ਦੌੜਨਾ

12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।

13 ਹੇ ਭਰਾਵੇ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,

14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।

15 ਸੇ ਅਸੀਂ ਜਿੰਨੇ ਸਿਆਣੇ ਹਾਂ ਇਹੋ ਖਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।

16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ।

17 ਹੇ ਭਰਾਵੇ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।

18 ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ।

19 ਜਿੰਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਵਿੱਡ ਹੈ, ਜਿੰਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿੰਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।

20 ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।

21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ

ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।

4

1 ਹੇ ਮੇਰੇ ਪਿਆਰੇ ਭਰਾਵੇ, ਜਿੰਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।

ਵਿਵਹਾਰਿਕ ਨਿਰਦੇਸ਼

2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।

3 ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾਂ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿੰਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।

4 ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।

5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।

6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

7 ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

8 ਮੁਕਦੀ ਗੱਲ, ਹੇ ਭਰਾਵੇ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੋ ਕੁਝ ਗੁਣ ਹੈ ਅਤੇ ਜੋ ਕੁਝ ਸੇਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।

9 ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।

ਦਾਨ ਦੇ ਲਈ ਧੰਨਵਾਦ

10 ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।

11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭੁਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।

12 ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਖੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।

13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸਕਦਾ ਹਾਂ।

14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।

15 ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਆ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ

16 ਕਿਉਂ ਜੋ ਬਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।

17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।

18 ਅਤੇ ਮੈਨੂੰ ਸੱਭੇ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।

19 ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਖੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।

20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਅਮੀਨ।

ਆਖਰੀ ਨਮਸਕਾਰ

21 ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।

22 ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।

23 ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।

ਕੁਲੁੱਸੀਆਂ ਨੂੰ

ਲੇਖਕ

ਕੁਲੁੱਸੀਆਂ ਨੂੰ ਸੰਪੂਰਨ ਰੂਪ ਵਿੱਚ ਪੌਲੁਸ ਦੀ ਪੱਤ੍ਰੀ ਹੈ (1:1)। ਮੁਢਲੀ ਕਲੀਸਿਯਾ ਵਿੱਚ, ਲੇਖਕ ਦੇ ਵਿਸ਼ੇ ਤੇ ਬੋਲਣ ਵਾਲੇ ਸਾਰੇ ਲੋਕ ਇਸ ਨੂੰ ਪੌਲੁਸ ਦੀ ਪੱਤ੍ਰੀ ਦੱਸਦੇ ਹਨ। ਕੁਲੁੱਸੈ ਵਿੱਚ ਕਲੀਸਿਯਾ ਦੀ ਸਥਾਪਨਾ ਪੌਲੁਸ ਦੁਆਰਾ ਨਹੀਂ ਕੀਤੀ ਗਈ ਸੀ। ਪੌਲੁਸ ਦੇ ਸਹਿਕਰਮੀਆਂ ਵਿੱਚੋਂ ਇੱਕ, ਸ਼ਾਇਦ ਇਪਫ਼ਰਾਸ, ਨੇ ਸਭ ਤੋਂ ਪਹਿਲਾਂ ਕੁਲੁੱਸੈ ਵਿੱਚ ਇੰਜੀਲ ਦਾ ਪ੍ਰਚਾਰ ਕੀਤਾ (4:12, 13)। ਝੂਠੇ ਸਿੱਖਿਅਕ ਇੱਕ ਅਜੀਬ ਅਤੇ ਨਵੇਂ ਸਿਧਾਂਤ ਦੇ ਨਾਲ ਕੁਲੁੱਸੈ ਵਿੱਚ ਆ ਗਏ ਸਨ। ਉਨ੍ਹਾਂ ਨੇ ਸੰਸਾਰਿਕ ਗਿਆਨ ਅਤੇ ਯਹੂਦੀ ਧਰਮ ਨੂੰ ਮਸੀਹਤ ਨਾਲ ਮਿਲਾ ਦਿੱਤਾ ਸੀ। ਪੌਲੁਸ ਨੇ ਇਨ੍ਹਾਂ ਝੂਠੀਆਂ ਸਿੱਖਿਆਵਾਂ ਦਾ ਵਿਰੋਧ ਕੀਤਾ, ਇਹ ਸਾਬਤ ਕਰਕੇ ਕਿ ਮਸੀਹ ਹੀ ਸਭ ਕੁਝ ਤੋਂ ਉੱਪਰ ਹੈ। ਕੁਲੁੱਸੀਆਂ ਨੂੰ ਨਵੇਂ ਨੇਮ ਦੀ ਸਭ ਤੋਂ ਜ਼ਿਆਦਾ ਮਸੀਹ ਕੇਂਦਰਿਤ ਪੱਤ੍ਰੀ ਕਿਹਾ ਗਿਆ ਹੈ। ਇਹ ਦੱਸਦੀ ਹੈ ਕਿ ਯਿਸੂ ਮਸੀਹ ਸਭਨਾਂ ਵਸਤਾਂ ਦੇ ਉੱਪਰ ਮੁਖੀ ਹੈ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 60 ਈ. ਦੇ ਵਿਚਕਾਰ ਲਿਖੀ ਗਈ।

ਹੋ ਸਕਦਾ ਹੈ ਪੌਲੁਸ ਨੇ ਰੋਮ ਵਿੱਚ ਆਪਣੀ ਪਹਿਲੀ ਕੈਦ ਦੇ ਦੌਰਾਨ ਇਸ ਨੂੰ ਲਿਖਿਆ।

ਪ੍ਰਾਪਤ ਕਰਤਾ

ਪੌਲੁਸ ਨੇ ਇਹ ਪੱਤ੍ਰੀ ਕੁਲੁੱਸੈ ਦੀ ਕਲੀਸਿਯਾ ਨੂੰ ਸੰਬੋਧਿਤ ਕਰਕੇ ਲਿਖੀ, ਕਿਉਂਕਿ ਜਿਵੇਂ ਲਿਖਿਆ ਹੈ, “ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ” (1:1-2), ਇਹ ਕਲੀਸਿਯਾ ਅਫ਼ਸੁਸ ਤੋਂ ਸੌ ਮੀਲ ਦੂਰੀ ਤੇ ਲਾਇਕਸ ਦੀ ਘਾਟੀ ਦੇ ਵਿਚਕਾਰ ਵੱਸੀ ਹੋਈ ਸੀ। ਰਸੂਲ ਪੌਲੁਸ ਕਦੇ ਵੀ ਇਸ ਕਲੀਸਿਯਾ ਵਿੱਚ ਨਹੀਂ ਗਿਆ ਸੀ (1:4; 2:1)।

ਉਦੇਸ਼

ਪੌਲੁਸ ਨੇ ਕੁਲੁੱਸੈ ਵਿੱਚ ਉੱਠ ਖੜ੍ਹੇ ਹੋਏ ਖ਼ਤਰਨਾਕ ਪਾਖੰਡ (ਗਲਤ ਸਿੱਖਿਆਵਾਂ) ਦੇ ਬਾਰੇ ਸਲਾਹ ਦੇਣ ਲਈ ਇਸ ਪੱਤ੍ਰੀ ਨੂੰ ਲਿਖਿਆ, ਅਤੇ ਸਾਰੀ ਸ੍ਰਿਸ਼ਟੀ ਉੱਤੇ ਮਸੀਹ ਦੀ ਸੰਪੂਰਣ, ਸਿੱਧੀ ਅਤੇ ਨਿਰੰਤਰ ਬਣੀ ਰਹਿਣ ਵਾਲੀ ਸਰਵ ਉੱਚਤਾ ਦਾ ਦਾਅਵਾ ਕਰਕੇ ਝੂਠੀ ਸਿੱਖਿਆ ਸੰਬੰਧੀ ਮੁੱਦਿਆਂ ਦਾ ਜਵਾਬ ਦੇਣ ਲਈ (1:15; 3:4), ਆਪਣੇ ਪਾਠਕਾਂ ਨੂੰ ਉਤਸ਼ਾਹਿਤ ਕਰਨ ਲਈ ਕਿ ਉਹ ਸਾਰੀ ਸ੍ਰਿਸ਼ਟੀ ਉੱਤੇ ਮਸੀਹ ਦੀ ਸਰਵ ਉੱਚਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜੀਵਨ ਬਿਤਾਉਣ (3:5; 4: 6), ਅਤੇ ਝੂਠੇ ਸਿੱਖਿਅਕਾਂ ਦੇ ਖ਼ਤਰੇ ਦਾ ਸਾਹਮਣਾ ਕਰਦੇ ਹੋਏ, ਕਲੀਸਿਯਾ ਨੂੰ ਆਪਣੇ ਮਸੀਹੀ ਜੀਵਨ ਅਤੇ ਆਪਣੇ ਵਿਸ਼ਵਾਸ ਵਿੱਚ ਸਥਿਰ ਰਹਿਣ ਲਈ ਉਤਸ਼ਾਹਿਤ ਕਰਨ ਲਈ ਇਹ ਪੱਤ੍ਰੀ ਲਿਖੀ (2:2-5)।

ਵਿਸ਼ਾ-ਵਸਤੂ

ਮਸੀਹ ਦੀ ਸਰਬ-ਉੱਚਤਾ

ਰੂਪ-ਰੇਖਾ

1. ਪੌਲੁਸ ਦਾ ਨਮਸਕਾਰ ਅਤੇ ਪ੍ਰਾਰਥਨਾ — 1:3-14
2. ਮਸੀਹ ਦੇ ਵਿਅਕਤੀਤਵ ਲਈ ਪੌਲੁਸ ਦੇ ਸਿਧਾਂਤ — 1:15-23
3. ਪਰਮੇਸ਼ੁਰ ਦੀ ਯੋਜਨਾ ਅਤੇ ਉਦੇਸ਼ ਵਿੱਚ ਪੌਲੁਸ ਦੀ ਭੂਮਿਕਾ — 1:24-2: 5
4. ਗਲਤ ਸਿੱਖਿਆ ਦੇ ਵਿਰੁੱਧ ਚੇਤਾਵਨੀ — 2:6-15
5. ਖ਼ਤਰਨਾਕ ਪਾਖੰਡ ਨਾਲ ਪੌਲੁਸ ਦਾ ਸਾਹਮਣਾ — 2:16-3:
6. ਮਸੀਹ ਵਿੱਚ ਨਵੇਂ ਮਨੁੱਖ ਦਾ ਵਰਣਨ — 3:5-25
7. ਪ੍ਰਸ਼ੰਸਾ ਅਤੇ ਆਖਰੀ ਨਮਸਕਾਰ — 4:1-18

ਨਮਸਕਾਰ

1 ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ।

2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।

ਧੰਨਵਾਦ ਦੀ ਪ੍ਰਾਰਥਨਾ

3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ।

4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।

5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖ਼ਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।

6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।

7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।

8 ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ।

9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨਾ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੇ

10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੇ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੇ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੇ।

11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੇ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।

12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।

13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।

14 ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।

ਪਰਮੇਸ਼ੁਰ ਦੇ ਪੁੱਤਰ ਦੀ ਸ਼੍ਰੇਠਤਾ

15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੋਂ ਨਾ ਹੈ।

16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੇ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।

17 ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੇ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।

18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੋਂ ਨਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।

19 ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।

20 ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।

21 ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ।

22 ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।

23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖ਼ਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।

ਕਲੀਸਿਯਾ ਦਾ ਸੇਵਕ - ਪੌਲੁਸ

24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਰੀ

ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ

25 ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾ ਪ੍ਰਚਾਰ ਕਰਾਂ।

26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ।

27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।

28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।

29 ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਂਦਾ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।

2

1 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।

2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਉਹ ਪਿਆਰ ਵਿੱਚ ਬਣੇ ਰਹਿਣ ਕਿ ਉਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।

3 ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।

4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।

5 ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ

ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।

ਮਸੀਹ ਵਿੱਚ ਆਤਮਿਕ ਭਰਪੂਰੀ

6 ਜੇ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।

7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।

8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਖੋਧ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।

10 ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।

11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।

12 ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।

13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।

14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।

15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।

ਮਨੁੱਖੀ ਨਿਯਮਾਂ ਤੋਂ ਆਜ਼ਾਦੀ

16 ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।

17 ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾ ਹਨ, ਪਰ ਵਾਸਤਵਿਕਤਾ ਮਸੀਹ ਹੈ।

18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।

19 ਅਤੇ ਉਸ ਸਿਰ ਨੂੰ ਫੜੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸੁਰ ਦੀ ਵੱਲੋਂ ਵਧਦੀ ਜਾਂਦੀ ਹੈ।

ਮਸੀਹ ਦੇ ਨਾਲ ਮਰਨਾ ਅਤੇ ਜਿਉਣਾ

20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।

21 ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ?

22 ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ।

23 ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।

3

1 ਸੇ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਰਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸੁਰ ਦੇ ਸੱਜੇ ਪਾਸੇ ਬੈਠਾ ਹੈ।

2 ਉਤਾਰਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।

3 ਕਿਉਂ ਜੇ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸੁਰ ਵਿੱਚ ਗੁਪਤ ਹੋਇਆ ਹੈ।

4 ਜਿਸ ਵੇਲੇ ਮਸੀਹ ਜੇ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ

ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।

ਪੁਰਾਣਾ ਜੀਵਨ ਅਤੇ ਨਵਾਂ ਜੀਵਨ

5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੇ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

6 ਕਿਉਂ ਜੇ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।

8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।

9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੇ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।

10 ਅਤੇ ਨਵੀਂ ਨੂੰ ਪਹਿਨ ਲਿਆ ਜੇ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।

11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

12 ਸੇ ਤੁਸੀਂ ਪਰਮੇਸੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।

13 ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੋ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੋ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।

14 ਅਤੇ ਇਨ੍ਹਾਂ ਸਭ ਦੇ ਉੱਤੇ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।

15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।

16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੇ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

ਨਵੇਂ ਜੀਵਨ ਦੇ ਪਰਿਵਾਰਿਕ ਨਿਯਮ

18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।

19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

20 ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।

21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਸਲਾ ਛੱਡ ਦੇਣ।

22 ਹੇ ਨੌਕਰੇ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।

23 ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।

24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।

25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

4

1 ਹੇ ਮਾਲਕੇ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।

ਕੁਝ ਵਿਵਹਾਰਿਕ ਸਲਾਹ

2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।

3 ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਟਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ।

4 ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।

5 ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।

6 ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।

ਆਖਰੀ ਨਮਸਕਾਰ

7 ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।

8 ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।

9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।

10 ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।

11 ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੋ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।

12 ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।

13 ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।

14 ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।

15 ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।

16 ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।

17 ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।

18 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

ਬੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ

ਲੇਖਕ

ਰਸੂਲ ਪੌਲੁਸ ਇਸ ਪੱਤ੍ਰੀ ਦੇ ਲੇਖਕ ਦੇ ਤੌਰ ਤੇ ਦੋ ਵਾਰੀ ਆਪਣੀ ਪਹਿਚਾਣ ਦਿੰਦਾ ਹੈ (1:1; 2:18)। ਸੀਲਾਸ ਅਤੇ ਤਿਮੋਥਿਉਸ (3:2, 6), ਪੌਲੁਸ ਦੀ ਦੂਜੀ ਮਿਸ਼ਨਰੀ ਯਾਤਰਾ ਵਿੱਚ ਉਸ ਦੇ ਸਾਥੀ ਸਨ, ਜਦੋਂ ਇਸ ਕਲੀਸਿਯਾ ਦੀ ਸਥਾਪਨਾ ਕੀਤੀ ਗਈ (ਰਸੂਲ 17:19), ਉਸ ਨੇ ਉੱਥੋਂ ਜਾਣ ਦੇ ਕੁਝ ਮਹੀਨਿਆਂ ਬਾਅਦ ਹੀ ਇਹ ਪੱਤ੍ਰੀ ਉੱਥੇ ਰਹਿਣ ਵਾਲੇ ਵਿਸ਼ਵਾਸੀਆਂ ਲਈ ਲਿਖੀ। ਬੱਸਲੁਨੀਕਾ ਵਿੱਚ ਪੌਲੁਸ ਦੀ ਸੇਵਕਾਈ ਨੇ ਸਪੱਸ਼ਟ ਤੌਰ ਤੇ ਸਿਰਫ਼ ਯਹੂਦੀਆਂ ਨੂੰ ਹੀ ਨਹੀਂ ਸਗੋਂ ਗ਼ੈਰ-ਯਹੂਦੀਆਂ ਨੂੰ ਵੀ ਛੁਹਿਆ ਸੀ। ਕਲੀਸਿਯਾ ਵਿੱਚ ਆਉਣ ਵਾਲੇ ਬਹੁਤ ਸਾਰੇ ਗ਼ੈਰ-ਯਹੂਦੀ ਮੂਰਤੀ-ਪੂਜਾ ਤੋਂ ਬਾਹਰ ਆਏ ਸਨ, ਜੋ ਕਿ ਉਸ ਵੇਲੇ ਦੇ ਯਹੂਦੀਆਂ ਵਿਚਕਾਰ ਕੋਈ ਖ਼ਾਸ ਸਮੱਸਿਆ ਨਹੀਂ ਸੀ (1 ਬੱਸਲੁਨੀਕੀਆਂ 1:9)।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 51 ਈ. ਦੇ ਦੌਰਾਨ ਲਿਖੀ ਗਈ।

ਪੌਲੁਸ ਨੇ ਕੁਰਿੰਥੁਸ ਸ਼ਹਿਰ ਤੋਂ ਬੱਸਲੁਨੀਕਾ ਕਲੀਸਿਯਾ ਨੂੰ ਆਪਣੀ ਪਹਿਲੀ ਚਿੱਠੀ ਲਿਖੀ।

ਪ੍ਰਾਪਤ ਕਰਤਾ

1 ਬੱਸਲੁਨੀਕੀਆਂ 1:1 “ਬੱਸਲੁਨੀਕੀਆਂ ਕਲੀਸਿਯਾ” ਦੇ ਮੈਂਬਰਾਂ ਨੂੰ ਬੱਸਲੁਨੀਕੀਆਂ ਦੀ ਪਹਿਲੀ ਪੱਤ੍ਰੀ ਦੇ ਪਾਠਕਾਂ ਦੇ ਤੌਰ ਦਰਸਾਉਂਦੀ ਹੈ, ਹਾਲਾਂਕਿ ਆਮ ਤੌਰ ਤੇ ਇਹ ਹਰ ਜਗ੍ਹਾ ਰਹਿਣ ਵਾਲੇ ਸਾਰੇ ਮਸੀਹੀਆਂ ਲਈ ਲਿਖੀ ਗਈ ਹੈ।

ਉਦੇਸ਼

ਇਸ ਪੱਤ੍ਰੀ ਨੂੰ ਲਿਖਣ ਦਾ ਪੌਲੁਸ ਦਾ ਉਦੇਸ਼ ਨਵੇਂ ਵਿਸ਼ਵਾਸੀਆਂ ਨੂੰ ਪਰਤਾਵਿਆਂ ਵਿੱਚ ਖੜ੍ਹੇ ਰਹਿਣ ਲਈ ਉਤਸ਼ਾਹਿਤ ਕਰਨਾ (3:35), ਪਰਮੇਸ਼ੁਰ ਨੂੰ ਭਾਉਂਦਾ ਜੀਵਨ ਜੀਉਣ ਲਈ ਨਿਰਦੇਸ਼ ਦੇਣਾ (4:1-12) ਅਤੇ

ਉਨ੍ਹਾਂ ਵਿਸ਼ਵਾਸੀਆਂ ਦੇ ਭਵਿੱਖ ਸੰਬੰਧੀ ਭਰੋਸਾ ਦੇਣਾ ਸੀ, ਜੋ ਮਸੀਹ ਦੇ ਆਉਣ ਤੋਂ ਪਹਿਲਾਂ ਮਰ ਗਏ ਸਨ, ਅਤੇ ਕੁਝ ਹੋਰ ਚੀਜ਼ਾਂ ਨੂੰ ਸਹੀ ਕਰਨ ਲਈ ਅਤੇ ਨੈਤਿਕ ਜੀਵਨ ਅਤੇ ਵਿਹਾਰ ਸੰਬੰਧੀ ਮਾਮਲਿਆਂ ਲਈ ਨਿਰਦੇਸ਼ ਦੇਣਾ ਸੀ (4:13-18)।

ਵਿਸ਼ਾ-ਵਸਤੂ

ਕਲੀਸਿਯਾ ਲਈ ਚਿੰਤਾ
ਰੂਪ-ਰੇਖਾ

1. ਧੰਨਵਾਦ — 1:1-10
2. ਰਸੂਲ ਦੇ ਤੌਰ ਤੇ ਕੀਤੇ ਗਏ ਕੰਮਾਂ ਦਾ ਪੱਖ ਲੈਣਾ — 2:1-3:13
3. ਬੱਸਲੁਨੀਕਾ ਦੀ ਕਲੀਸਿਯਾ ਨੂੰ ਉਪਦੇਸ਼ — 4:1-5:22
4. ਆਖਰੀ ਪ੍ਰਾਰਥਨਾ ਅਤੇ ਆਸ਼ੀਰਵਾਦ — 5:23-28

ਨੁਮਸਕਾਰ

1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਬੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਬੱਸਲੁਨੀਕੀਆਂ ਦਾ ਵਿਸ਼ਵਾਸ

2 ਅਸੀਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।

3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।

4 ਹੇ ਭਰਾਵੇ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ।

5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।

6 ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।

7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ।

8 ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।

9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।

10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੇਪ ਤੋਂ ਬਚਾਵੇਗਾ।

2

ਬੱਸਲੁਨੀਕੀਆਂ ਵਿੱਚ ਪੌਲਸ ਦੀ ਸੇਵਾ

1 ਹੇ ਭਰਾਵੇ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।

2 ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੇ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ।

3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।

4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।

5 ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ

ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।

6 ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।

7 ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।

8 ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।

9 ਹੇ ਭਰਾਵੇ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।

10 ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।

11 ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।

12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੇ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੌਂਦਦਾ ਹੈ।

13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।

14 ਕਿਉਂ ਜੋ ਹੇ ਭਰਾਵੇ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ

ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਉਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।

15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।

16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।

ਕਲੀਸਿਯਾ ਨੂੰ ਮਿਲਣ ਦੀ ਲਾਲਸਾ

17 ਪਰ ਹੇ ਭਰਾਵੇ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ।

18 ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।

19 ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?

20 ਕਿਉਂ ਜੋ ਤੁਸੀਂ ਸਾਡੇ ਪ੍ਰਤਾਪ ਅਤੇ ਅਨੰਦ ਦਾ ਕਾਰਨ ਹੋ।

3

ਤਿਮੋਥਿਉਸ ਨੂੰ ਭੇਜਣਾ

1 ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੈਨੇ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।

2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।

3 ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।

4 ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।

5 ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।

ਤਿਮੋਥਿਉਸ ਦੁਆਰਾ ਖ਼ਬਰ ਮਿਲਣਾ

6 ਪਰ ਹੁਣ ਜਦ ਤੁਹਾਡੇ ਵੱਲੋਂ ਤਿਮੋਥਿਉਸ ਸਾਡੇ ਕੋਲ ਆਇਆ ਅਤੇ ਤੁਹਾਡੀ ਵਿਸ਼ਵਾਸ ਅਤੇ ਪਿਆਰ ਦੀ ਖੁਸ਼ਖਬਰੀ ਲਿਆਇਆ, ਨਾਲੇ ਇਸ ਗੱਲ ਦੀ ਕਿ ਤੁਸੀਂ ਸਾਨੂੰ ਹਮੇਸ਼ਾਂ ਚੰਗੀ ਤਰ੍ਹਾਂ ਚੇਤੇ ਰੱਖਦੇ ਹੋ ਅਤੇ ਸਾਡੇ ਦਰਸ਼ਣ ਨੂੰ ਲੋਚਦੇ ਹੋ ਜਿਵੇਂ ਅਸੀਂ ਵੀ ਤੁਹਾਡੇ ਦਰਸ਼ਣ ਨੂੰ ਲੋਚਦੇ ਹਾਂ।

7 ਇਸ ਲਈ ਹੇ ਭਰਾਵੇ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।

8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।

9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?

10 ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ।

11 ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।

12 ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

13 ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ

ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੇਸ਼ ਹੋਣ।

4

ਪਰਮੇਸ਼ੁਰ ਨੂੰ ਭਾਉਂਦਾ ਜੀਵਨ

1 ਮੁੱਕਦੀ ਗੱਲ, ਹੇ ਭਰਾਵੇ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।

2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।

3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।

4 ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।

5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।

6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।

7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।

8 ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।

9 ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।

10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੇ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।

11 ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।

12 ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।

ਯਿਸੂ ਮਸੀਹ ਦਾ ਦੁਬਾਰਾ ਆਉਣਾ

13 ਹੇ ਭਰਾਵੇ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।

14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌ ਗਏ ਹਨ, ਉਹ ਦੇ ਨਾਲ ਜਿਵਾਲੇਗਾ।

15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌ ਗਏ ਹਨ।

16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।

17 ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।

5

ਮਸੀਹ ਦੇ ਦੁਬਾਰਾ ਆਉਣ ਲਈ ਤਿਆਰ ਰਹਿਣਾ

1 ਪਰ ਹੇ ਭਰਾਵੇ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।

2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।

3 ਜਦ ਲੋਕ ਆਖਦੇ ਹੋਣਗੇ, ਕਿ ਅਮਨ ਚੈਨ ਅਤੇ ਸੁਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।

4 ਪਰ ਹੇ ਭਰਾਵੇ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੇ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।

5 ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।

6 ਸੇ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੋਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।

7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।

8 ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।

9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।

10 ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।

11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।

ਕਲੀਸਿਯਾ ਨੂੰ ਉਪਦੇਸ਼

12 ਹੁਣ ਹੇ ਭਰਾਵੇ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।

13 ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।

14 ਹੇ ਭਰਾਵੇ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।

15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।

16 ਸਦਾ ਅਨੰਦ ਰਹੋ।

17 ਹਰ ਰੋਜ਼ ਪ੍ਰਾਰਥਨਾ ਕਰੋ।

18 ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।

19 ਆਤਮਾ ਨੂੰ ਨਾ ਬੁਝਾਓ।

20 ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।

21 ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।

22 ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।

ਬਰਕਤ

23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।

24 ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।

25 ਹੇ ਭਰਾਵੇ, ਸਾਡੇ ਲਈ ਪ੍ਰਾਰਥਨਾ ਕਰੋ।

26 ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।

27 ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।

28 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।

ਬੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ

ਲੇਖਕ

1 ਬੱਸਲੁਨੀਕੀਆਂ ਦੀ ਤਰ੍ਹਾਂ, ਇਹ ਪੱਤ੍ਰੀ ਪੌਲੁਸ, ਸੀਲਾਸ ਤੇ ਤਿਮੋਥਿਉਸ ਵੱਲੋਂ ਹੈ। ਇਸ ਪੱਤ੍ਰੀ ਦੇ ਲੇਖਕ ਨੇ 1 ਬੱਸਲੁਨੀਕੀਆਂ ਅਤੇ ਬਾਕੀ ਪੱਤ੍ਰੀਆਂ ਦੇ ਤਰੀਕੇ ਦੀ ਵਰਤੋਂ ਕੀਤੀ ਸੀ, ਜਿਸ ਤਰੀਕੇ ਨਾਲ ਪੌਲੁਸ ਲਿਖਦਾ ਸੀ। ਇਹ ਦਰਸਾਉਂਦਾ ਹੈ, ਕਿ ਪੌਲੁਸ ਇਸ ਪੱਤ੍ਰੀ ਦਾ ਮੁੱਖ ਲੇਖਕ ਸੀ। ਸੀਲਾਸ ਅਤੇ ਤਿਮੋਥਿਉਸ ਨੂੰ ਨਮਸਕਾਰ (2 ਬੱਸ 1:1) ਵਿੱਚ ਸ਼ਾਮਿਲ ਕੀਤਾ ਗਿਆ ਹੈ। ਬਹੁਤ ਸਾਰੀਆਂ ਆਇਤਾ ਵਿੱਚ, ਉਹ “ਅਸੀਂ” ਕਰਕੇ ਲਿਖਦਾ ਹੈ, ਜੋ ਇਹ ਦਰਸਾਉਂਦਾ ਹੈ ਕਿ ਉਹ ਤਿੰਨੋਂ ਸਹਿਮਤ ਸਨ। ਇਹ ਪੱਤ੍ਰੀ ਪੌਲੁਸ ਦੇ ਹੱਥੋਂ ਨਹੀਂ ਲਿਖੀ ਗਈ ਸੀ, ਕਿਉਂਕਿ ਉਸ ਨੇ ਸਿਰਫ਼ ਆਖਰੀ ਨਮਸਕਾਰ ਅਤੇ ਪ੍ਰਾਰਥਨਾ ਆਪਣੇ ਹੱਥ ਤੋਂ ਲਿਖੀ (2 ਬੱਸ 3:17)। ਅਜਿਹਾ ਲੱਗਦਾ ਹੈ ਕਿ ਪੌਲੁਸ ਨੇ ਇਹ ਪੱਤ੍ਰੀ ਸ਼ਾਇਦ ਤਿਮੋਥਿਉਸ ਜਾਂ ਸੀਲਾਸ ਤੋਂ ਲਿਖਵਾਈ ਸੀ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 51-52 ਈ. ਦੇ ਵਿਚਕਾਰ ਲਿਖੀ ਗਈ।

ਪੌਲੁਸ ਨੇ ਕੁਰਿੰਥੁਸ ਵਿੱਚ 2 ਬੱਸਲੁਨੀਕੀਆਂ ਦੀ ਪੱਤ੍ਰੀ ਨੂੰ ਲਿਖਿਆ, ਜਿੱਥੇ ਉਸਨੇ 1 ਬੱਸਲੁਨੀਕੀਆਂ ਦੀ ਪੱਤ੍ਰੀ ਵੀ ਲਿਖੀ ਸੀ।

ਪ੍ਰਾਪਤ ਕਰਤਾ

2 ਬੱਸਲੁਨੀਕੀਆਂ 1:1 “ਬੱਸਲੁਨੀਕੀਆਂ ਕਲੀਸਿਯਾ” ਦੇ ਮੈਂਬਰਾਂ ਨੂੰ ਬੱਸਲੁਨੀਕੀਆਂ ਦੀ ਪਹਿਲੀ ਪੱਤ੍ਰੀ ਦੇ ਪਾਠਕਾਂ ਦੇ ਤੌਰ ਦਰਸਾਉਂਦੀ ਹੈ।

ਉਦੇਸ਼

ਇਸ ਦਾ ਉਦੇਸ਼ ਪ੍ਰਭੂ ਦੇ ਦਿਨ ਬਾਰੇ ਗਲਤ ਸਿਧਾਂਤਾਂ ਨੂੰ ਠੀਕ ਕਰਨਾ ਸੀ। ਵਿਸ਼ਵਾਸੀਆਂ ਦੀ ਤਾਰੀਫ਼ ਕਰਨ ਲਈ ਅਤੇ ਵਿਸ਼ਵਾਸ ਵਿੱਚ ਦ੍ਰਿੜ੍ਹ ਰਹਿਣ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਉਹਨਾਂ ਲੋਕਾਂ ਨੂੰ ਝਿੜਕਣ ਲਈ ਜਿਨ੍ਹਾਂ ਨੇ ਸਵਰਗ ਦੇ ਵਿਖੇ ਆਪਣੇ ਹੀ ਗਲਤ

ਵਿਚਾਰਾਂ ਤੋਂ ਧੋਖਾ ਖਾ ਕੇ ਇਹ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਦਾ ਦਿਨ ਆ ਚੁੱਕਾ ਹੈ, ਇਸ ਲਈ ਪ੍ਰਭੂ ਦਾ ਆਉਣਾ ਛੇਤੀ ਹੀ ਹੋਵੇਗਾ ਅਤੇ ਆਪਣੇ ਲਾਭ ਲਈ ਇਸ ਸਿਧਾਂਤ ਦੀ ਦਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਸੀ।

ਵਿਸ਼ਾ-ਵਸਤੂ

ਆਸ਼ਾ ਵਿੱਚ ਰਹਿਣਾ

ਰੂਪ-ਰੇਖਾ

1. ਨਮਸਕਾਰ — 1:1, 2
2. ਮੁਸੀਬਤਾਂ ਵਿੱਚ ਦਿਲਾਸਾ — 1:3-12
3. ਪਰਮੇਸ਼ੁਰ ਦੇ ਦਿਨ ਸੰਬੰਧੀ ਵਿਚਾਰਾਂ ਵਿੱਚ ਸੁਧਾਰ ਕਰਨਾ — 2:1-12
4. ਉਹਨਾਂ ਦੀ ਮੰਜ਼ਿਲ ਦੇ ਵਿਖੇ ਯਾਦ ਦਿਲਾਉਣਾ — 2:13-17
5. ਵਿਹਾਰਕ ਮਾਮਲਿਆਂ ਬਾਰੇ ਉਪਦੇਸ਼ — 3:1-15
6. ਆਖਰੀ ਨਮਸਕਾਰ — 3:16-18

ਨਮਸਕਾਰ

1 ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਬੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,

2 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਨਿਆਂ ਦਾ ਦਿਨ

3 ਹੇ ਭਰਾਵੇ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੇ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।

4 ਐਥੋਂ ਤੱਕ ਜੇ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੇ ਤੁਸੀਂ ਜੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।

5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।

6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।

7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।

8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।

9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।

10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।

11 ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।

12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।

2

ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ

1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।

2 ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!

3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ

ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।

4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।

5 ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ?

6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ।

7 ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਹੁੱਕਿਆ ਰਹੇਗਾ।

8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।

9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।

10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।

11 ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।

12 ਅਤੇ ਉਹ ਸਾਰੇ ਦੇਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।

ਦ੍ਰਿੜ੍ਹ ਬਣੇ ਰਹੋ

13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ

ਪਰਮੇਸੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।

14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।

15 ਸੋ ਇਸ ਕਾਰਨ ਹੇ ਭਰਾਵੇ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜੁਥਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜੀ ਰੱਖੋ।

16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

17 ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।

3

ਪ੍ਰਾਰਥਨਾ ਕਰਨ ਲਈ ਬੇਨਤੀ

1 ਅੰਤ ਵਿੱਚ, ਹੇ ਭਰਾਵੇ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ।

2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।

3 ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।

4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ।

5 ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।

ਆਲਸੀਪਣ ਦੇ ਵਿਰੋਧ ਵਿੱਚ ਚਿਤਾਵਨੀ

6 ਹੇ ਭਰਾਵੇ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ

ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।

7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।

8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।

9 ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।

10 ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”

11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।

12 ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।

13 ਹੇ ਭਰਾਵੇ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।

14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।

15 ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।

ਆਖਰੀ ਨਮਸਕਾਰ

16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।

17 ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ

ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ
ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ
ਲਿਖਦਾ ਹਾਂ।

18 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ
ਤੁਹਾਡੇ ਸਾਰਿਆਂ ਨਾਲ ਹੋਵੇ।

ਤਿਮੋਥਿਉਸ ਨੂੰ ਪਹਿਲੀ ਪੱਤ੍ਰੀ

ਲੇਖਕ

ਇਸ ਪੱਤ੍ਰੀ ਦਾ ਲੇਖਕ ਪੌਲੁਸ ਹੈ, 1 ਤਿਮੋਥਿਉਸ ਸਪੱਸ਼ਟ ਤੌਰ ਤੇ ਦਰਸਾਉਂਦਾ ਹੈ ਕਿ ਇਹ ਪੱਤ੍ਰੀ ਰਸੂਲ ਪੌਲੁਸ ਦੁਆਰਾ ਲਿਖੀ ਗਈ ਸੀ “ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।” (1 ਤਿਮੋਥੀ 1: 1) ਪਹਿਲੀ ਕਲੀਸਿਯਾ ਨੇ ਸਪੱਸ਼ਟ ਰੂਪ ਨਾਲ ਇਸ ਨੂੰ ਪੌਲੁਸ ਦੀ ਪੱਤ੍ਰੀ ਦੇ ਰੂਪ ਵਿੱਚ ਸਵੀਕਾਰ ਕੀਤਾ।

ਤਾਰੀਖ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 62-64 ਈ. ਦੇ ਵਿਚਕਾਰ ਲਿਖੀ ਗਈ।

ਜਦੋਂ ਪੌਲੁਸ ਤਿਮੋਥਿਉਸ ਨੂੰ ਅਫ਼ਸੁਸ ਵਿੱਚ ਛੱਡਿਆ ਤਾਂ ਉਹ ਮਕਦੂਨਿਯਾ ਵੱਲ ਚਲਾ ਗਿਆ। ਉੱਥੇ ਹੀ ਉਸ ਨੇ ਇਹ ਪੱਤ੍ਰੀ ਲਿਖੀ (1 ਤਿਮੋਥਿਉਸ 1:3; 3:14, 15)।

ਪ੍ਰਾਪਤ ਕਰਤਾ

ਪਹਿਲੀ ਤਿਮੋਥਿਉਸ ਦੀ ਪੱਤ੍ਰੀ ਦਾ ਇਹ ਨਾਮ ਇਸ ਲਈ ਹੈ, ਕਿਉਂਕਿ ਇਹ ਤਿਮੋਥਿਉਸ ਨੂੰ ਹੀ ਲਿਖੀ ਗਈ ਹੈ, ਜੋ ਕਿ ਪੌਲੁਸ ਦੇ ਸਫ਼ਰ ਦਾ ਸਾਥੀ ਅਤੇ ਉਸ ਦੀਆਂ ਮਿਸ਼ਨਰੀ ਯਾਤਰਾਵਾਂ ਦੇ ਦੌਰਾਨ ਉਸ ਦਾ ਸਹਾਇਕ ਸੀ। ਤਿਮੋਥਿਉਸ ਅਤੇ ਸਮੁੱਚੀ ਕਲੀਸਿਯਾ ਦੋਵੇਂ ਹੀ 1 ਤਿਮੋਥਿਉਸ ਦੇ ਪਾਠਕ ਹਨ।

ਉਦੇਸ਼

ਤਿਮੋਥਿਉਸ ਨੂੰ ਇਹ ਸਿਖਾਉਣ ਲਈ ਕਿ ਪਰਮੇਸੁਰ ਦੇ ਘਰਾਣੇ ਨੂੰ ਕਿਸ ਤਰ੍ਹਾਂ ਵਿਹਾਰ ਕਰਨਾ ਚਾਹੀਦਾ ਹੈ (3:14-15) ਅਤੇ ਇਹ ਕਿ ਤਿਮੋਥਿਉਸ ਨੂੰ ਕਿੰਨੀ ਲਗਨ ਨਾਲ ਇਨ੍ਹਾਂ ਹਿਦਾਇਤਾਂ ਨੂੰ ਫੜ ਕੇ ਰੱਖਣਾ ਚਾਹੀਦਾ ਹੈ। ਇਹ ਆਇਤਾਂ 1 ਤਿਮੋਥਿਉਸ ਦੀ ਪੱਤ੍ਰੀ ਦੇ ਲਈ ਪੌਲੁਸ ਦੇ ਉਦੇਸ਼ ਬਾਰੇ ਦੱਸਦੀਆਂ ਹਨ। ਉਹ ਕਹਿੰਦਾ ਹੈ ਕਿ ਉਹ ਇਸ ਲਈ ਲਿਖ ਰਿਹਾ ਹੈ, ਕਿ ਉਹ ਜਾਣ ਸਕਣ, ਕਿ ਲੋਕਾਂ

ਨੂੰ ਪਰਮੇਸੁਰ ਦੇ ਘਰਾਣੇ ਵਿੱਚ ਕਿਸ ਤਰ੍ਹਾਂ ਦਾ ਵਿਹਾਰ ਕਰਨਾ ਚਾਹੀਦਾ ਹੈ, ਉਹ ਘਰਾਣਾ ਜੋ ਕਿ ਜੀਉਂਦੇ ਪਰਮੇਸੁਰ ਦੀ ਕਲੀਸਿਯਾ ਹੈ ਅਤੇ ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ। ਇਹ ਆਇਤਾਂ ਦੱਸਦੀਆਂ ਹਨ ਕਿ ਪੌਲੁਸ ਪੱਤ੍ਰੀਆਂ ਭੇਜ ਕੇ ਆਪਣੇ ਆਦਮੀਆਂ ਨਿਰਦੇਸ਼ ਦੇ ਰਿਹਾ ਹੈ ਕਿ ਉਨ੍ਹਾਂ ਨੇ ਕਿਵੇਂ ਕਲੀਸਿਯਾਵਾਂ ਨੂੰ ਮਜ਼ਬੂਤ ਕਰਨਾ ਅਤੇ ਬਣਾਉਣਾ ਹੈ।

ਵਿਸ਼ਾ-ਵਸਤੂ

ਇੱਕ ਨੌਜਵਾਨ ਚੇਲੇ ਲਈ ਹਿਦਾਇਤਾਂ
ਰੂਪ-ਰੇਖਾ

1. ਸੇਵਕਾਈ ਦੇ ਲਈ ਅਭਿਆਸ — 1:1-20
2. ਸੇਵਕਾਈ ਦੇ ਲਈ ਸਿਧਾਂਤ — 2:1-3:16
3. ਸੇਵਕਾਈ ਦੇ ਵਿੱਚ ਜ਼ਿੰਮੇਵਾਰੀਆਂ — 4:1-6:21

ਨਮੁਸਕਾਰ

1 ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।

2 ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ।

ਤੂਠੇ ਗੁਰੂਆਂ ਦੇ ਵਿਰੁੱਧ ਚਿਤਾਵਨੀ

3 ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ।

4 ਅਤੇ ਕੁਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ।

5 ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।

6 ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।

7 ਜਿਹੜੇ ਉਪਦੇਸ਼ਕ ਹੋਣਾ ਚਾਹੁੰਦੇ ਹਨ, ਭਾਵੇਂ ਉਹ ਸਮਝਦੇ ਹੀ ਨਹੀਂ ਕਿ, ਕੀ ਬੋਲਦੇ ਅਤੇ ਕਿਸ ਦੇ ਬਾਰੇ ਯਕੀਨ ਨਾਲ ਆਖਦੇ ਹਨ।

8 ਪਰ ਅਸੀਂ ਜਾਣਦੇ ਹਾਂ ਕਿ ਜੇ ਕੋਈ ਉਸ ਨੂੰ ਸਹੀ ਢੰਗ ਨਾਲ ਕੰਮ ਵਿੱਚ ਲਿਆਵੇ ਤਦ ਇਹ ਬਿਵਸਥਾ ਚੰਗੀ ਹੈ।

9 ਇਹ ਜਾਣ ਕੇ ਜੇ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ।

10 ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।

11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।

ਕਿਰਪਾ ਦੇ ਲਈ ਧੰਨਵਾਦ

12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੇ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ।

13 ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਥੇਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੇ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।

14 ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੇ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।

15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ।

16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।

17 ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

18 ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ।

19 ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ।

20 ਉਨ੍ਹਾਂ ਵਿੱਚੋਂ ਹੁਮਿਨਾਯੂਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।

2

ਅਰਾਧਨਾ ਦੇ ਬਾਰੇ ਨਿਰਦੇਸ਼

1 ਸੇ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।

2 ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸ਼ੁੱਧ ਨਾਲ ਜੀਵਨ ਬਤੀਤ ਕਰੀਏ।

3 ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ।

4 ਜੇ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।

5 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।

6 ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।

7 ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।

8 ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪੁਰਥਨਾ ਕਰਨ।

9 ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।

10 ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸੁਰ ਦੀ ਭਗਤੀ ਨੂੰ ਮੰਨਦੀਆਂ ਹਨ।

11 ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ।

12 ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ।

13 ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ।

14 ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।

15 ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।

3

ਬਿਸ਼ਪਾਂ ਅਤੇ ਸੇਵਕਾਂ ਦੀ ਯੋਗਤਾ

1 ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।

2 ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,

3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਊ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ।

4 ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।

5 ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ?

6 ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜਾ ਪਾਵੇ।

7 ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।

8 ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।

9 ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ।

10 ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ।

11 ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।

12 ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰਬੰਧ ਕਰਨ ਵਾਲੇ ਹੋਣ।

13 ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ।

ਪੌਲੁਸ ਦੇ ਨਿਰਦੇਸ਼ਾਂ ਦਾ ਕਾਰਨ

14 ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ।

15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।

16 ਅਤੇ ਯੂਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ

ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।

4

ਝੂਠੇ ਗੁਰੂ

1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।

2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।

3 ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।

4 ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।

5 ਇਸ ਲਈ ਜੇ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।

ਮਸੀਹ ਯਿਸੂ ਦਾ ਚੰਗਾ ਸੇਵਕ

6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।

7 ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।

8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।

9 ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ।

10 ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।

11 ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ।

12 ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।

13 ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।

14 ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।

15 ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।

16 ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।

5

ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ

1 ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।

2 ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।

3 ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।

4 ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।

5 ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।

6 ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।

7 ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।

8 ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।

9 ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।

10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।

11 ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।

12 ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੇ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ।

13 ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ੍ਹ-ਬੁੜ੍ਹ ਕੂਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੋੜ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।

14 ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।

15 ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।

16 ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।

17 ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ

ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।

18 ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚੜ੍ਹਾਈ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।

19 ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀ, ਜਦੋਂ ਤੱਕ ਦੇ ਜਾਂ ਤਿੰਨ ਗਵਾਹ ਨਾ ਹੋਣ।

20 ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।

21 ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।

22 ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਰੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।

23 ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।

24 ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।

25 ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੇ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ।

6

1 ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।

2 ਅਤੇ ਜਿੰਨ੍ਹਾਂ ਦੇ ਮਾਲਕ ਵਿਸ਼ਵਾਸੀ ਹਨ ਉਹ ਉਨ੍ਹਾਂ ਨੂੰ ਭਾਈ ਹੋਣ ਕਰਕੇ ਤੁਛ ਨਾ ਜਾਣਨ ਪਰ ਉਨ੍ਹਾਂ ਦੀ ਹੋਰ ਵੀ ਸੇਵਾ ਕਰਨ, ਇਸ ਲਈ ਕਿ ਜਿਹੜੇ ਇਸ ਉਪਕਾਰ ਵਿੱਚ ਸਾਂਝੀ ਹਨ।

ਉਹ ਨਿਹਚਾਵਾਨ ਅਤੇ ਪਿਆਰੇ ਹਨ। ਇੰਨ੍ਹਾਂ ਗੱਲਾਂ ਦੀ ਸਿੱਖਿਆ ਦੇ ਅਤੇ ਉਪਦੇਸ਼ ਕਰ।

ਝੂਠੀ ਸਿੱਖਿਆ ਅਤੇ ਧਨ ਦਾ ਲੋਭ

3 ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।

4 ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੋਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫਰ, ਗੱਦੇ ਬੋਲ।

5 ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।

6 ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।

7 ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।

8 ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਖੇਰਾ ਹੈ।

9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।

10 ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।

ਤਿਮੋਥਿਉਸ ਨੂੰ ਵਿਅਕਤੀਗਤ ਨਿਰਦੇਸ਼

11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।

12 ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜੀ ਰੱਖ ਜਿਹ ਦੇ ਲਈ

ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।

13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪ੍ਰੀਤਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।

14 ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੇਸ਼ ਕਰਕੇ ਰੱਖ।

15 ਜਿਹ ਨੂੰ ਉਹ ਵੇਲੇ ਸਿਰ ਪ੍ਰਗਟ ਕਰੇਗਾ, ਜਿਹੜਾ ਧੰਨ ਅਤੇ ਸਰਬ ਸ਼ਕਤੀਮਾਨ ਹੈ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ਹੈ।

16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।

17 ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੇ ਕੁਝ ਭਰਪੂਰੀ ਨਾਲ ਦਿੰਦਾ ਹੈ।

18 ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੱਡਣ ਨੂੰ ਤਿਆਰ ਹੋਣ।

19 ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।

20 ਹੇ ਤਿਮੋਥਿਉਸ, ਉਹ ਅਮਾਨਤ ਜੋ ਤੈਨੂੰ ਸੌਂਪੀ ਗਈ ਉਸ ਦੀ ਰਖਵਾਲੀ ਕਰ! ਜਿਹੜਾ ਝੂਠ ਵਿੱਚ ਗਿਆਨ ਅਖਵਾਉਂਦਾ ਹੈ ਉਹ ਦੀ ਗੰਦੀ ਬੁਝ-ਬੁਝ ਅਤੇ ਵਿਰੋਧਤਾਈ ਵੱਲੋਂ ਮੂੰਹ ਮੋੜ ਲੈ।

21 ਕਈ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਖੁੰਝ ਗਏ ਹਨ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

ਤਿਮੋਥਿਉਸ ਨੂੰ ਦੂਜੀ ਪੱਤ੍ਰੀ

ਲੇਖਕ

ਪਹਿਲੀ ਵਾਰੀ ਰੋਮ ਦੀ ਕੈਦ ਤੋਂ ਛੱਟਣ ਦੇ ਬਾਅਦ ਅਤੇ ਆਪਣੀ ਚੌਥੀ ਮਿਸ਼ਨਰੀ ਯਾਤਰਾ ਦੇ ਦੌਰਾਨ ਜਦੋਂ ਉਸ ਨੇ 1 ਤਿਮੋਥਿਉਸ ਨੂੰ ਲਿਖਿਆ ਸੀ, ਉਸ ਤੋਂ ਬਾਅਦ ਉਸ ਨੂੰ ਫਿਰ ਬਾਦਸ਼ਾਹ ਨੀਰੋ ਦੁਆਰਾ ਕੈਦ ਕਰ ਲਿਆ ਗਿਆ। ਇਸ ਸਮੇਂ ਦੌਰਾਨ ਉਸ ਨੇ 2 ਤਿਮੋਥਿਉਸ ਨੂੰ ਲਿਖਿਆ। ਆਪਣੀ ਪਹਿਲੀ ਕੈਦ ਦੇ ਉਲਟ, ਜਦੋਂ ਉਹ ਇੱਕ ਕਿਰਾਏ ਦੇ ਘਰ (ਰਸੂਲ 28:30) ਵਿੱਚ ਰਹਿੰਦਾ ਸੀ, ਹੁਣ ਉਸ ਨੂੰ ਇੱਕ ਆਮ ਅਪਰਾਧੀ ਦੀ ਤਰ੍ਹਾਂ ਇੱਕ ਠੰਡੇ ਤਹਿਖ਼ਾਨੇ ਵਿੱਚ ਜੰਜੀਰਾਂ ਵਿੱਚ ਬੰਨ੍ਹ ਕੇ ਰੱਖਿਆ ਗਿਆ ਸੀ (1:16; 2:9)। ਪੌਲੁਸ ਜਾਣਦਾ ਸੀ ਕਿ ਉਸ ਦਾ ਕੰਮ ਪੂਰਾ ਹੋ ਗਿਆ ਸੀ ਅਤੇ ਉਸ ਦੇ ਜੀਵਨ ਦਾ ਅੰਤ ਹੋਣ ਵਾਲਾ ਸੀ (4:6-8)।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 66-67 ਈ. ਦੇ ਵਿਚਕਾਰ ਲਿਖੀ ਗਈ।

ਪੌਲੁਸ ਦੂਸਰੀ ਵਾਰੀ ਰੋਮ ਦੀ ਵਿੱਚ ਕੈਦ ਸੀ ਅਤੇ ਉਸ ਨੇ ਆਪਣੀ ਸ਼ਹੀਦੀ ਦੀ ਉਡੀਕ ਕਰਦੇ ਹੋਏ ਇਸ ਪੱਤਰ ਨੂੰ ਲਿਖਿਆ।

ਪ੍ਰਾਪਤ ਕਰਤਾ

2 ਤਿਮੋਥਿਉਸ ਦੀ ਪੱਤ੍ਰੀ ਦਾ ਮੁੱਖ ਪਾਠਕ ਤਿਮੋਥਿਉਸ ਸੀ, ਪਰ ਨਿਸ਼ਚਿਤ ਤੌਰ ਤੇ ਉਸ ਨੇ ਕਲੀਸਿਯਾ ਨਾਲ ਵੀ ਇਸ ਸਿੱਖਿਆ ਨੂੰ ਸਾਂਝਾ ਕੀਤਾ।

ਉਦੇਸ਼

ਜੋ ਕੰਮ ਪੌਲੁਸ ਨੇ ਤਿਮੋਥਿਉਸ ਸੌਂਪਿਆ ਸੀ, ਉਸ ਕੰਮ ਨੂੰ ਦਲੇਰੀ (1:3-14), ਲਗਨ (2:1-26) ਅਤੇ ਧੀਰਜ (3: 14-17; 4:1-8) ਨਾਲ ਜ਼ਾਰੀ ਰੱਖਣ ਲਈ, ਆਖ਼ਰੀ ਵਾਰੀ ਉਤਸ਼ਾਹ ਅਤੇ ਪ੍ਰੇਰਨਾ ਦੇਣ ਲਈ ਪੌਲੁਸ ਨੇ ਇਹ ਪੱਤ੍ਰੀ ਲਿਖੀ।

ਵਿਸ਼ਾ-ਵਸਤੂ

ਵਫ਼ਾਦਾਰੀ ਨਾਲ ਸੇਵਾਈ ਕਰਨ ਦੇ ਪ੍ਰਤੀ ਜ਼ਿੰਮੇਵਾਰੀ

ਰੂਪ-ਰੇਖਾ

1. ਸੇਵਾਈ ਦੇ ਲਈ ਪ੍ਰੇਰਨਾ — 1:1-18
2. ਸੇਵਾਈ ਦੇ ਲਈ ਨਮੂਨਾ — 2:1-26
3. ਝੂਠੀ ਸਿੱਖਿਆ ਦੇ ਵਿਰੁੱਧ ਚੇਤਾਵਨੀ — 3:1-17
4. ਉਤਸ਼ਾਹ ਦੇ ਸ਼ਬਦ ਅਤੇ ਆਸ਼ੀਰਵਾਦ — 4:1-22

ਨਮਸਕਾਰ

1 ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।

2 ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।

ਧੰਨਵਾਦ ਅਤੇ ਹੌਸਲਾ ਅਫ਼ਜ਼ਾਈ

3 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ।

4 ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਵਾਂ।

5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।

6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।

7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।

8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।

9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।

10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।

11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।

12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਂਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।

13 ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀ।

14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।

15 ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾਂ ਵਿੱਚੋਂ ਫ੍ਰੀਗਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।

16 ਪ੍ਰਭੂ ਉਨੇਸਿਫ਼ਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।

17 ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ।

18 ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ।

ਮਸੀਹ ਯਿਸੂ ਦਾ ਸਵਾਮੀ ਭਗਤ ਸੈਨਿਕ

1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।

2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।

3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।

4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।

5 ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।

6 ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।

7 ਜੇ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।

8 ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।

9 ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।

10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੇ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।

11 ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।

12 ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

13 ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ

ਇਨਕਾਰ ਨਹੀਂ ਕਰ ਸਕਦਾ।

ਉੱਤਮ ਕਾਰੀਗਰ

14 ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।

15 ਆਪਣੇ ਆਪ ਨੂੰ ਪਰਮੇਸੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।

16 ਪਰ ਸੰਸਾਰਕ ਅਤੇ ਵਿਅਰਥ ਬੁਝ ਬੁਝਾਹਟ ਤੋਂ ਲਾਂਭੇ ਰਹਿ ਕਿਉਂ ਜੇ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।

17 ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੂਸ ਅਤੇ ਫਿਲੋਤੁਸ ਹਨ।

18 ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।

19 ਫਿਰ ਵੀ ਪਰਮੇਸੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।

20 ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।

21 ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।

22 ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।

23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੇ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।

24 ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।

25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੇ ਪਰਮੇਸੁਰ ਉਹਨਾਂ ਨੂੰ ਤੋਥਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।

26 ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

3

ਅੰਤ ਦੇ ਦਿਨਾਂ ਵਿੱਚ ਅਧਰਮ

1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ।

2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ਼, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ਕਰੇ, ਅਪਵਿੱਤਰ।

3 ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।

4 ਗੱਦਾਰ, ਕਾਹਲੇ, ਘਮੰਡੀ, ਪਰਮੇਸੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ।

5 ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।

6 ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੁੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿਛੇ ਵਹਿ ਚਲਦੀਆਂ ਹਨ।

7 ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ।

8 ਜਿਸ ਪੁਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ

ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।

⁹ ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੇ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।

ਤਿਮੋਥਿਉਸ ਲਈ ਖ਼ਾਸ ਨਿਰਦੇਸ਼

10 ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,

11 ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ।

12 ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੇ ਸਤਾਏ ਜਾਣਗੇ।

13 ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।

14 ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।

15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।

16 ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।

17 ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹੁਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।

4

1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ।

2 ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।

3 ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ।

4 ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।

5 ਪਰ ਤੂੰ ਸਭ ਗੱਲਾਂ ਵਿੱਚ ਸੁਚੇਤ ਰਹੀਂ, ਦੁੱਖ ਝੱਲੀ, ਪਰਚਾਰਕ ਦਾ ਕੰਮ ਕਰੀਂ, ਆਪਣੀ ਸੇਵਕਾਈ ਨੂੰ ਪੂਰਾ ਕਰੀਂ।

6 ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ।

7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।

8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।

ਵਿਅਕਤੀਗਤ ਸੰਦੇਸ਼

9 ਤੂੰ ਮੇਰੇ ਕੋਲ ਛੇਤੀ ਆਉਣ ਦਾ ਯਤਨ ਕਰ।

10 ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ।

11 ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ।

12 ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ।

13 ਉਹ ਚੋਗਾ ਜਿਹੜਾ ਮੈਂ ਤ੍ਰੇਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ

ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ
ਤੂੰ ਲੈਂਦਾ ਆਵੀਂ।

14 ਸਿਕੰਦਰ ਠਠੇਰੇ ਨੇ ਮੈਨੂੰ ਬਹੁਤ
ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ
ਅਨੁਸਾਰ ਉਹ ਨੂੰ ਫਲ ਦੇਵੇਗਾ।

15 ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੇ ਉਹ
ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ।

16 ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ
ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ।
ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।

17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ
ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ
ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ
ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ
ਗਿਆ।

18 ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ
ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ
ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-
ਜੁੱਗ ਹੋਵੇ। ਅਮੀਨ।

ਆਖਰੀ ਨਮਸਕਾਰ

19 ਪਰਿਸਕਾ ਅਤੇ ਅਕੂਲਾ ਨੂੰ ਅਤੇ
ਉਨੇਸਿਫ਼ਰਸ ਦੇ ਘਰਾਣੇ ਨੂੰ ਸੁੱਖ-ਸਾਂਦ
ਆਖਣਾ।

20 ਅਗਸਤੁਸ ਕੁਰਿੰਥੁਸ ਵਿੱਚ ਰਿਹਾ,
ਕ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ
ਆਇਆ।

21 ਤੂੰ ਸਿਆਲ ਤੋਂ ਪਹਿਲਾਂ ਆਉਣ ਦਾ
ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ
ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ
ਭਾਈ।

22 ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ।
ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

ਤੀਤੁਸ ਨੂੰ

ਲੇਖਕ

ਪੌਲੁਸ ਆਪਣੇ ਆਪ ਨੂੰ ਤੀਤੁਸ ਦੀ ਪੱਤਰੀ ਦੇ ਲੇਖਕ ਵਜੋਂ ਦਰਸਾਉਂਦਾ ਹੈ, ਜਦ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦਾਸ ਅਤੇ ਯਿਸੂ ਮਸੀਹ ਦਾ ਰਸੂਲ ਕਹਿੰਦਾ ਹੈ (1:1)। ਪੌਲੁਸ ਦਾ ਤੀਤੁਸ ਨਾਲ ਕੀ ਰਿਸ਼ਤਾ ਸੀ, ਇਹ ਗੱਲ ਰਹੱਸਮਈ ਹੈ, ਹਾਲਾਂਕਿ ਅਸੀਂ ਇਹ ਸੋਚ ਸਕਦੇ ਹਾਂ ਕਿ ਸ਼ਾਇਦ ਉਹ ਪੌਲੁਸ ਦੀ ਸੇਵਕਾਈ ਦੇ ਦੁਆਰਾ ਵਿਸ਼ਵਾਸ ਵਿੱਚ ਆਇਆ ਸੀ, ਅਤੇ ਪੌਲੁਸ ਉਸ ਨੂੰ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਕਰਕੇ ਦੱਸਦਾ ਹੈ (1:4)। ਸਪੱਸ਼ਟ ਤੌਰ ਤੇ ਪੌਲੁਸ ਤੀਤੁਸ ਨੂੰ ਬਹੁਤ ਸਤਿਕਾਰ ਨਾਲ ਇੱਕ ਮਿੱਤਰ ਅਤੇ ਖੁਸ਼ਖਬਰੀ ਫੈਲਾਉਣ ਵਾਲੇ ਸਹਿਯੋਗੀ ਦਾ ਅਹੁਦਾ ਦਿੰਦਾ ਹੈ, ਉਹ ਤੀਤੁਸ ਦੀ ਉਸ ਦੇ ਪਿਆਰ, ਲਗਨ ਅਤੇ ਦੂਜਿਆਂ ਨੂੰ ਤਸੱਲੀ ਦੇਣ ਦੇ ਕਾਰਨ ਪ੍ਰਸੰਸਾ ਕਰਦਾ ਹੈ।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤਰੀ ਲਗਭਗ 63-65 ਈ. ਦੇ ਵਿਚਕਾਰ ਲਿਖੀ ਗਈ।

ਪੌਲੁਸ ਨੇ ਰੋਮ ਵਿੱਚੋਂ ਆਪਣੀ ਪਹਿਲੀ ਕੈਦ ਤੋਂ ਛੁੱਟਣ ਦੇ ਬਾਅਦ ਤੀਤੁਸ ਲਈ ਇਹ ਪੱਤਰੀ ਨਿਕੋਪੁਲਿਸ ਤੋਂ ਲਿਖੀ। ਤਿਮੋਥਿਉਸ ਨੂੰ ਅਫ਼ਸੁਸ ਵਿੱਚ ਸੇਵਾ ਕਰਨ ਲਈ ਛੱਡਣ ਤੋਂ ਬਾਅਦ, ਪੌਲੁਸ ਤੀਤੁਸ ਦੇ ਨਾਲ ਕਰੇਤ ਦੇ ਟਾਪੂ ਵੱਲ ਚਲਾ ਗਿਆ ਸੀ।

ਪ੍ਰਾਪਤ ਕਰਤਾ

ਤੀਤੁਸ, ਇੱਕ ਹੋਰ ਸਹਿਕਰਮੀ ਅਤੇ ਵਿਸ਼ਵਾਸ ਵਿੱਚ ਪੁੱਤਰ ਲਈ ਜਿਹੜਾ ਕਰੇਤ ਵਿੱਚ ਸੀ।

ਉਦੇਸ਼

ਤੀਤੁਸ ਨੂੰ ਸਲਾਹ ਦੇਣ ਲਈ ਕਿ ਕਰੇਤ ਵਿੱਚ ਨਵੀਂ ਸ਼ੁਰੂ ਹੋਈ ਕਲੀਸਿਯਾ ਵਿੱਚ ਪਾਈਆਂ ਜਾਣ ਵਾਲੀਆਂ ਕੁਝ ਕਮੀਆਂ ਨੂੰ ਠੀਕ ਕਰੇ, ਜਿਵੇਂ ਕਿ ਸੰਗਠਨ ਦੀ ਘਾਟ ਨੂੰ ਠੀਕ ਕਰਨ ਲਈ ਅਤੇ ਅਨੁਸ਼ਾਸਨਹੀਣ ਵਿਹਾਰ ਰੱਖਣ ਵਾਲੇ ਮੈਂਬਰਾਂ ਦੀ ਮਦਦ ਕਰਨ ਲਈ (1) ਨਵੇਂ ਬਜ਼ੁਰਗਾਂ ਦੀ ਨਿਯੁਕਤੀ ਕਰਨਾ ਅਤੇ (2)

ਕਰੇਤ ਵਿੱਚ ਰਹਿਣ ਵਾਲੇ ਅਵਿਸ਼ਵਾਸੀ ਲੋਕਾਂ ਦੇ ਸਾਹਮਣੇ ਵਿਸ਼ਵਾਸ ਦੀ ਚੰਗੀ ਗਵਾਹੀ ਦੇਣ ਲਈ ਉਹਨਾਂ ਨੂੰ ਤਿਆਰ ਕਰਨਾ (1:5)।

ਵਿਸ਼ਾ-ਵਸਤੂ

ਵਿਹਾਰ ਕਰਨ ਦਾ ਤਰੀਕਾ
ਰੂਪ-ਰੇਖਾ

1. ਨਮਸਕਾਰ — 1:1-4
2. ਬਜ਼ੁਰਗਾਂ ਦੀ ਨਿਯੁਕਤੀ — 1:5-16
3. ਵੱਖ-ਵੱਖ ਉਮਰ ਸਮੂਹਾਂ ਦੇ ਲੋਕਾਂ ਲਈ ਨਿਰਦੇਸ਼ — 2:1-3:11
4. ਸਮਾਪਤੀ ਟਿੱਪਣੀਆਂ — 3:12-15

ਨਮਸਕਾਰ

1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।

2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।

3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।

4 ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਕਰੇਤ ਵਿੱਚ ਤੀਤੁਸ ਦਾ ਕੰਮ

5 ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।

6 ਜੇ ਨਿਰਦੇਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।

7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ।

8 ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।

9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

10 ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।

11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।

12 ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ।

13 ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।

14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।

15 ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੇ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸੁੱਧ ਹੋ ਚੁੱਕੇ ਹਨ।

16 ਉਹ ਆਖਦੇ ਹਨ ਜੋ ਅਸੀਂ ਪਰਮੇਸੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

2

ਖੁਸ਼ ਖ਼ਬਰੀ ਦੇ ਨਮਿੱਤ ਭਲਾ ਕਰਨਾ

1 ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।

2 ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ।

3 ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੇਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।

4 ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।

5 ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।

6 ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।

7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।

8 ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੇਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

9 ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ।

10 ਚੇਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

11 ਕਿਉਂ ਜੋ ਪਰਮੇਸੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।

12 ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।

13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ

ਉਡੀਕ ਕਰੀਏ।

14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

15 ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ। ਕੋਈ ਤੈਨੂੰ ਤੁਛ ਨਾ ਜਾਣੇ।

3

ਮਸੀਹੀ ਚਾਲ-ਚੱਲਣ

1 ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।

2 ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਯੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।

3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।

6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।

7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਨਹਿਰ ਕੇ ਸੁਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।

8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ

ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।

9 ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫਲ ਅਤੇ ਵਿਅਰਥ ਹਨ।

10 ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੇ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।

11 ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੇਸ਼ੀ ਬਣਾਉਂਦਾ ਹੈ।

ਵਿਅਕਤੀਗਤ ਨਿਰਦੇਸ਼ ਅਤੇ ਨਮਸਕਾਰ
12 ਜਦੋਂ ਮੈਂ ਅਰਤੀਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।

13 ਉਪਦੇਸ਼ਕ ਜੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।

14 ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫਲ ਨਾ ਰਹਿਣ।

15 ਜੋ ਮੇਰੇ ਨਾਲ ਹਨ, ਸਾਰੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਜਿਹੜੇ ਵਿਸ਼ਵਾਸ ਕਾਰਨ ਸਾਡੇ ਨਾਲ ਪਿਆਰ ਰੱਖਦੇ ਹਨ ਉਹਨਾਂ ਨੂੰ ਸੁੱਖ-ਸਾਂਦ ਆਖੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।

ਫਿਲੋਮੇਨ ਨੂੰ

ਲੇਖਕ

ਫਿਲੋਮੇਨ ਦੀ ਪੁਸਤਕ ਦਾ ਲੇਖਕ ਰਸੂਲ ਪੌਲੁਸ ਹੈ (1:1)। ਫਿਲੋਮੇਨ ਨੂੰ ਲਿਖੇ ਪੱਤਰ ਵਿੱਚ, ਪੌਲੁਸ ਉਸ ਨੂੰ ਕਹਿੰਦਾ ਹੈ ਕਿ ਉਹ ਉਨੇਸਿਮੁਸ ਨੂੰ ਵਾਪਸ ਫਿਲੋਮੇਨ ਕੋਲ ਭੇਜ ਰਿਹਾ ਹੈ, ਅਤੇ, ਕੁਲੁੱਸੀਆਂ 4:9 ਵਿੱਚ ਉਨੇਸਿਮੁਸ ਦੀ ਪਛਾਣ ਉਸ ਵਿਅਕਤੀ ਵਜੋਂ ਕੀਤੀ ਗਈ ਹੈ ਜੋ ਤੁਖਿਰੁਸ (ਕੁਲੁੱਸੀਆਂ ਨੂੰ ਇਹ ਪੱਤਰੀ ਦੇਣ ਵਾਲਾ) ਦੇ ਨਾਲ ਕੁਲੁੱਸੈ ਨੂੰ ਆਉਣ ਵਾਲਾ ਹੈ। ਦਿਲਚਸਪ ਗੱਲ ਹੈ ਕਿ ਪੌਲੁਸ ਨੇ ਇਹ ਪੱਤਰੀ ਆਪਣੇ ਹੱਥ ਨਾਲ ਲਿਖੀ ਇਹ ਵਿਖਾਉਣ ਲਈ ਕਿ ਉਹ ਉਸ ਲਈ ਕਿੰਨ੍ਹਾਂ ਮਹੱਤਵਪੂਰਨ ਸੀ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤਰੀ ਲਗਭਗ 60 ਈ. ਦੇ ਦੌਰਾਨ ਲਿਖੀ ਗਈ।

ਪੌਲੁਸ ਨੇ ਰੋਮ ਵਿੱਚ ਫਿਲੋਮੇਨ ਲਈ ਇਹ ਪੱਤਰੀ ਲਿਖੀ, ਪੌਲੁਸ ਰੋਮ ਵਿੱਚ ਇੱਕ ਕੈਦੀ ਸੀ ਜਦੋਂ ਉਸ ਨੇ ਫਿਲੋਮੇਨ ਨੂੰ ਇਹ ਪੱਤਰੀ ਲਿਖੀ।

ਪ੍ਰਾਪਤ ਕਰਤਾ

ਪੌਲੁਸ ਨੇ ਫਿਲੋਮੇਨ, ਅੱਫਿਆ, ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਇਹ ਪੱਤਰੀ ਲਿਖੀ ਜੋ ਅਰਖਿੱਪੁਸ ਦੇ ਘਰ ਵਿੱਚ ਮਿਲਦੀ ਸੀ। ਪੱਤਰ ਦੇ ਵਿਸ਼ਾ-ਵਸਤੂ ਤੋਂ, ਇਹ ਸਪੱਸ਼ਟ ਹੈ ਕਿ ਪੌਲੁਸ ਦਾ ਪ੍ਰਮੁੱਖ ਪਾਠਕ ਫਿਲੋਮੇਨ ਸੀ।

ਉਦੇਸ਼

ਪੌਲੁਸ ਨੇ ਫਿਲੋਮੇਨ ਨੂੰ ਬੇਨਤੀ ਕਰਨ ਲਈ ਇਹ ਪੱਤਰੀ ਲਿਖੀ ਤਾਂ ਜੋ ਉਹ ਜ਼ੁਰਮਾਨਾ ਲਏ ਬਿਨ੍ਹਾਂ ਹੀ ਉਨੇਸਿਮੁਸ ਨੂੰ ਵਾਪਸ ਸਵੀਕਾਰ ਕਰ ਲਵੇ (ਉਨੇਸਿਮੁਸ ਨੇ ਜੋ ਕਿ ਇੱਕ ਗੁਲਾਮ ਸੀ, ਉਹ ਆਪਣੇ ਮਾਲਕ ਫਿਲੋਮੇਨ ਨੂੰ ਲੁੱਟ ਕੇ ਭੱਜ ਗਿਆ ਸੀ) (10-12, 17)। ਇਸ ਤੋਂ ਇਲਾਵਾ, ਉਹ ਚਾਹੁੰਦਾ ਸੀ ਕਿ ਫਿਲੋਮੇਨ ਉਨੇਸਿਮੁਸ ਨੂੰ ਸਿਰਫ਼ ਇੱਕ ਗੁਲਾਮ ਦੀ ਤਰ੍ਹਾਂ ਨਹੀਂ, ਸਗੋਂ ਇੱਕ “ਪਿਆਰੇ ਭਰਾ” ਦੀ ਤਰ੍ਹਾਂ ਸਵੀਕਾਰ ਕਰੇ (15-16)। ਉਨੇਸਿਮੁਸ ਅਜੇ ਵੀ ਫਿਲੋਮੇਨ ਦੀ ਜਾਇਦਾਦ ਸੀ, ਅਤੇ ਪੌਲੁਸ

ਨੇ ਉਸ ਦੇ ਮਾਲਕ ਕੋਲ ਵਾਪਸ ਪਰਤਣ ਲਈ ਉਸ ਦਾ ਰਾਹ ਅਸਾਨ ਕਰਨ ਲਈ ਲਿਖਿਆ। ਪੌਲੁਸ ਦੁਆਰਾ ਗਵਾਹੀ ਦਿੱਤੇ ਜਾਣ ਦੇ ਜ਼ਰੀਏ, ਉਨੇਸਿਮੁਸ ਇੱਕ ਮਸੀਹੀ ਬਣ ਗਿਆ ਸੀ (1:10)।

ਵਿਸ਼ਾ-ਵਸਤੂ

ਮਾਫ਼ੀ
ਰੂਪ-ਰੇਖਾ

1. ਨੁਮਸਕਾਰ — 1:1-3
2. ਧੰਨਵਾਦ — 1:4-7
3. ਉਨੇਸਿਮੁਸ ਲਈ ਬੇਨਤੀ — 1:8-22
4. ਅੰਤਿਮ ਸ਼ਬਦ — 1:23-25

ਨੁਮਸਕਾਰ

1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੋਮੇਨ |

2 ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।

3 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਫਿਲੋਮੇਨ ਦਾ ਪਿਆਰ ਅਤੇ ਵਿਸ਼ਵਾਸ

4 ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।

5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

6 ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।

7 ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੇ ਤਾਜ਼ਾ ਹੋਇਆ ਹੈ।

ਉਨੇਸਿਮੁਸ ਲਈ ਬੇਨਤੀ

8 ਸੇ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।

9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।

10 ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ।

11 ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।

12 ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।

13 ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।

14 ਪਰ ਤੇਰੀ ਸਲਾਹ ਬਿਨਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।

15 ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।

16 ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!

17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।

18 ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ।

19 ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੇ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੇ ਤੂੰ ਆਪ ਹੀ ਹੈ!

20 ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤੇਰੇ ਤਾਜ਼ਾ ਕਰ।

21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੇ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੋਂਗਾ।

22 ਅਤੇ ਕੋਈ ਠਹਿਰਨੁ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ

ਬਖਸ਼ਿਆ ਜਾਂਵਾਂਗਾ।

ਆਖਰੀ ਨਮਸਕਾਰ
23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,

24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।

25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।

ਇਬਰਾਨੀਆਂ ਨੂੰ

ਲੇਖਕ

ਇਬਰਾਨੀਆਂ ਨੂੰ ਲਿਖੀ ਪੱਤ੍ਰੀ ਦਾ ਲੇਖਕ ਗੁਪਤ ਹੈ। ਕੁਝ ਵਿਦਵਾਨਾਂ ਦੁਆਰਾ ਪੌਲੁਸ ਨੂੰ ਇਸ ਦੇ ਲੇਖਕ ਦੇ ਰੂਪ ਵਿੱਚ ਸੁਝਾਇਆ ਗਿਆ ਹੈ, ਪਰ ਵਾਸਤਵਿਕ ਲੇਖਕ ਅਗਿਆਤ ਹੀ ਹੈ। ਕੋਈ ਹੋਰ ਪੁਸਤਕ ਐਨੇ ਪ੍ਰਸ਼ੰਸਾਵਾਦੀ ਰੂਪ ਵਿੱਚ ਮਸੀਹ ਨੂੰ ਮਸੀਹਤ ਦਾ ਪ੍ਰਧਾਨ ਜਾਜਕ, ਹਾਰੂਨ ਦੀ ਜਾਜਕਾਈ ਨਾਲੋਂ ਉੱਤਮ ਅਤੇ ਬਿਵਸਥਾ ਅਤੇ ਭਵਿੱਖਬਾਣੀਆਂ ਦੀ ਪੂਰਤੀ ਕਰਨ ਵਾਲਾ ਕਰਕੇ ਨਹੀਂ ਦਰਸਾਉਂਦੀ, ਜਿੰਨਾ ਕਿ ਇਹ ਪੱਤ੍ਰੀ ਦੱਸਦੀ ਹੈ। ਇਹ ਪੱਤ੍ਰੀ ਮਸੀਹ ਨੂੰ ਸਾਡੇ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਕਰਕੇ ਦਰਸਾਉਂਦੀ ਹੈ (ਇਬਰਾਨੀਆਂ 12:2)।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 64-70 ਈ. ਦੇ ਵਿਚਕਾਰ ਲਿਖੀ ਗਈ।

ਇਬਰਾਨੀਆਂ ਦੀ ਇਹ ਪੱਤ੍ਰੀ ਯਰੂਸ਼ਲਮ ਵਿੱਚ ਲਿਖੀ ਗਈ ਸੀ, ਮਸੀਹ ਦੇ ਸਵਰਗ ਵਾਪਸ ਜਾਣ ਤੋਂ ਕੁਝ ਸਮਾਂ ਬਾਅਦ ਅਤੇ ਯਰੂਸ਼ਲਮ ਦੀ ਤਬਾਹੀ ਤੋਂ ਕੁਝ ਸਮਾਂ ਪਹਿਲਾਂ।

ਪ੍ਰਾਪਤ ਕਰਤਾ

ਇਹ ਪੱਤ੍ਰੀ ਮੁੱਖ ਤੌਰ ਤੇ ਯਹੂਦੀ ਵਿਸ਼ਵਾਸੀਆਂ ਲਈ ਲਿਖੀ ਗਈ ਸੀ, ਜਿਹੜੇ ਪੁਰਾਣੇ ਨਿਯਮ ਦੇ ਜਾਣੂ ਸਨ ਅਤੇ ਜੋ ਯਹੂਦੀ ਧਰਮ ਵਿੱਚ ਵਾਪਸ ਪਰਤਣ ਲਈ ਜਾਂ ਖੁਸ਼ਖਬਰੀ ਨੂੰ ਯਹੂਦੀ ਧਰਮ ਦੇ ਅਨੁਸਾਰ ਬਦਲਣ ਲਈ ਪਰਤਾਏ ਜਾ ਰਹੇ ਸਨ। ਇਹ ਵੀ ਅੰਦਾਜ਼ਾ ਲਗਾਇਆ ਜਾਂਦਾ ਹੈ ਇਸ ਦੇ ਪ੍ਰਾਪਤ ਕਰਤਾ ਇੱਕ ਵੱਡੀ ਗਿਣਤੀ ਵਿੱਚ ਉਹ ਜਾਜਕ ਸਨ ਜਿਨ੍ਹਾਂ ਨੇ ਵਿਸ਼ਵਾਸ ਦੇ ਪ੍ਰਤੀ ਆਗਿਆਕਾਰੀ ਕੀਤੀ ਸੀ (ਰਸੂਲ 6:7)।

ਉਦੇਸ਼

ਇਬਰਾਨੀਆਂ ਦੇ ਲੇਖਕ ਨੇ ਆਪਣੇ ਪਾਠਕਾਂ ਨੂੰ ਸਥਾਨਕ ਯਹੂਦੀ ਸਿੱਖਿਆਵਾਂ ਨੂੰ ਰੱਦ ਕਰਨ ਅਤੇ ਯਿਸੂ ਦੇ ਪ੍ਰਤੀ ਵਫ਼ਾਦਾਰ ਰਹਿਣ ਅਤੇ ਯਿਸੂ ਮਸੀਹ ਨੂੰ ਉੱਤਮ ਦਰਸਾਉਣ

ਲਈ ਉਤਸ਼ਾਹਿਤ ਕਰਨ ਲਈ ਇਹ ਪੱਤ੍ਰੀ ਲਿਖੀ, ਪਰਮੇਸ਼ੁਰ ਦਾ ਪੁੱਤਰ ਸਵਰਗ ਦੂਤਾਂ, ਜਾਜਕਾਂ, ਪੁਰਾਣੇ ਨੇਮ ਦੇ ਆਗੂਆਂ ਜਾਂ ਕਿਸੇ ਵੀ ਧਰਮ ਨਾਲੋਂ ਉੱਤਮ ਹੈ। ਸਲੀਬ ਉੱਤੇ ਮਰ ਕੇ ਅਤੇ ਮੁਰਦਿਆਂ ਵਿੱਚੋਂ ਜੀ ਉੱਠ ਕੇ, ਯਿਸੂ ਨੇ ਵਿਸ਼ਵਾਸੀਆਂ ਦੀ ਮੁਕਤੀ ਅਤੇ ਸਦੀਪਕ ਜੀਵਨ ਨੂੰ ਯਕੀਨੀ ਬਣਾਇਆ, ਸਾਡੇ ਪਾਪਾਂ ਲਈ ਮਸੀਹ ਦੀ ਕੁਰਬਾਨੀ ਸਿੱਧ ਅਤੇ ਸੰਪੂਰਣ ਸੀ, ਵਿਸ਼ਵਾਸ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ, ਅਸੀਂ ਪਰਮੇਸ਼ੁਰ ਦੀ ਆਗਿਆਕਾਰੀ ਕਰਕੇ ਆਪਣੀ ਨਿਹਚਾ ਪ੍ਰਗਟ ਕਰਦੇ ਹਾਂ।

ਵਿਸ਼ਾ-ਵਸਤੂ

ਮਸੀਹ ਦੀ ਉੱਤਮਤਾਈ

ਰੂਪ-ਰੇਖਾ

1. ਯਿਸੂ ਮਸੀਹ ਦੂਤਾਂ ਤੋਂ ਉੱਚਾ ਹੈ — 1:1-2:18
2. ਯਿਸੂ ਬਿਵਸਥਾ ਅਤੇ ਪੁਰਾਣੇ ਨੇਮ ਨਾਲੋਂ ਉੱਤਮ ਹੈ — 3:1-10:18
3. ਵਫ਼ਾਦਾਰ ਹੋਣ ਲਈ ਅਤੇ ਪਰਤਾਏ ਸਹਿਣ ਲਈ ਬੁਲਾਹਟ — 10:19-12:29
4. ਅੰਤਿਮ ਉਪਦੇਸ਼ ਅਤੇ ਨਮਸਕਾਰ — 13:1-25

ਪਰਮੇਸ਼ੁਰ ਦਾ ਵਚਨ, ਪੁੱਤਰ ਦੁਆਰਾ

1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।

2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।

3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

4 ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।

ਪਰਮੇਸ਼ੁਰ ਦੇ ਪੁੱਤਰ ਦੀ ਸਰੇਸ਼ਠਤਾ

5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।

6 ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”

7 ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।

8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,

9 ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।

10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,

11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,

12 ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

13 ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਕੀ ਨਾ ਬਣਾ ਦੇਵਾਂ?

14 ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?

1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।

2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।

3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।

ਸਾਡਾ ਮੁਕਤੀਦਾਤਾ

5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।

6 ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?

7 ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,

8 ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।

9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ,

2

ਮਹਾਨ ਮੁਕਤੀ

ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।

10 ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੇ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।

11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।

12 ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।

13 ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।

14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।

15 ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।

16 ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।

17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।

18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।

3

ਜਿਸੂ ਮੂਸਾ ਨਾਲੋਂ ਸਰੇਸ਼ਠ

1 ਉਪਰੰਤ ਹੇ ਪਵਿੱਤਰ ਭਰਾਵੇ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਜਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।

2 ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।

3 ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।

4 ਹਰੇਕ ਘਰ ਤੂੰ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।

5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।

6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੋ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜੀ ਰੱਖੀਏ।

ਅਵਿਸ਼ਵਾਸ ਦੇ ਬਾਰੇ ਚਿਤਾਵਨੀ

7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,

8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,

9 ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।

10 ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖੜਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,

11 ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!!

12 ਹੇ ਭਰਾਵੇ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।

13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।

14 ਕਿਉਂ ਜੇ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,

15 ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।

16 ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?

17 ਅਤੇ ਉਹ ਕਿਨ੍ਹਾਂ ਨਾਲ ਚਾਲੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?

18 ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?

19 ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।

4

ਪਰਮੇਸ਼ੁਰ ਦੇ ਲੋਕਾਂ ਦਾ ਆਰਾਮ

1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ।

2 ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ।

3 ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।

4 ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ

ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ।

5 ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।

6 ਸੇ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ।

7 ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਉਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।”

8 ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ।

9 ਸੇ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲੁਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ।

10 ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।

11 ਸੇ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।

12 ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੇ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।

13 ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

ਵੱਡਾ ਮਹਾਂ ਜਾਜਕ

14 ਸੇ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।

15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।

16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।

5

1 ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।

2 ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।

3 ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।

4 ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।

5 ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।

6 ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।

7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਰਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।

8 ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।

9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।

10 ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।

ਵਿਸ਼ਵਾਸ ਤੋਂ ਭਟਕ ਜਾਣ ਦਾ ਨਤੀਜਾ

11 ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।

12 ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!

13 ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।

14 ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਉੱਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।

6

1 ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,

2 ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ।

3 ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।

4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ

5 ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ

6 ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓ ਤੋਥਾ ਕਰਾਉਣੀ ਅਣਹੋਣੀ ਹੈ ਇਸ ਲਈ ਜੇ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।

7 ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।

8 ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।

9 ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ।

10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।

11 ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।

12 ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ।

ਪਰਮੇਸ਼ੁਰ ਦਾ ਅਟੱਲ ਵਾਅਦਾ

13 ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ

14 ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ।

15 ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ।

16 ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ।

17 ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗੁਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਈ।

18 ਭਈ ਦੇ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।

19 ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।

20 ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ।

7

ਮਲਕਿਸਿਦਕ ਜਾਜਕ

1 ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੰਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।

2 ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।

3 ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪਤੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।

4 ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ।

5 ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।

6 ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।

7 ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ।

8 ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।

9 ਸੇ ਇਹ ਆਖ ਸਕਦੇ ਹਾਂ ਜੇ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।

10 ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।

ਮਲਕਿਸਿਦਕ ਦੇ ਵਰਗਾ ਦੂਸਰਾ ਜਾਜਕ

11 ਸੇ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੋਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੇ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?

12 ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ।

13 ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ।

14 ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।

15 ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ

16 ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।

17 ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।

18 ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।

19 ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।

20 ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ

21 ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, -

22 ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੇ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜਾਮਨ ਬਣਿਆ।

23 ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ।

24 ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ।

25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।

26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।

27 ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜ੍ਹਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।

28 ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।

8

ਯਿਸੂ ਸਾਡਾ ਮਹਾਂ ਜਾਜਕ

1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ

ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।

2 ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜਾ ਕੀਤਾ।

3 ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ।

4 ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ।

5 ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ।

6 ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।

7 ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ।

8 ਕਿਉਂ ਜੇ ਉਹ ਉਨ੍ਹਾਂ ਉੱਤੇ ਦੇਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,

9 ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜਿਆ ਕਿ ਉਹਨਾਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।

10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ

ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।

11 ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੇ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।

12 ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।

13 ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੇ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।

9

ਪ੍ਰਿਥਵੀ ਦੇ ਤੰਬੂ ਵਿੱਚ ਸੇਵਾ

1 ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।

2 ਕਿਉਂ ਜੇ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ।

3 ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।

4 ਜਿਸ ਦੇ ਵਿੱਚ ਯੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੇਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।

5 ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।

6 ਸੇ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।

7 ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।

8 ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।

9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸੁੱਧ ਨਹੀਂ ਕਰ ਸਕਦੇ।

10 ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।

ਮਸੀਹ ਦੇ ਲਹੂ ਦੀ ਸਾਮਰਥ

11 ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।

12 ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕ ਵਾਰ ਅੰਦਰ ਗਿਆ।

13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸੁੱਧ ਕਰਨ ਲਈ ਪਵਿੱਤਰ ਕਰਦੀ ਹੈ

14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੇਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।

15 ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ

ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।

16 ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।

17 ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।

18 ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।

19 ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ

20 ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।

21 ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।

22 ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।

ਮਸੀਹ ਦੇ ਬਲੀਦਾਨ ਦੇ ਦੁਆਰਾ ਪਾਪਾਂ ਦੀ ਮਾਫ਼ੀ

23 ਮੈਂ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸੁੱਧ ਕੀਤੀਆਂ ਜਾਣ।

24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨੁਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।

25 ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।

26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੇ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ

ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।

27 ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।

28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।

10

ਸਿੱਧ ਬਲੀਦਾਨ

1 ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੇ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।

2 ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ?

3 ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੇ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ।

4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।

5 ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।

6 ਹੇਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,

7 ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।

8 ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੇਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ

9 ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ।

10 ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।

11 ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ।

12 ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

13 ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੇ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਕੀ ਕੀਤੇ ਜਾਣ।

14 ਕਿਉਂ ਜੋ ਉਹ ਨੇ ਇੱਕੋ ਚੜ੍ਹਾਏ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।

15 ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ,

16 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,

17 ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਪਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।

18 ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।

ਪਰਮੇਸੁਰ ਦੇ ਨੇੜੇ ਜਾਓ

19 ਉਪਰੰਤ ਹੇ ਭਰਾਵੇ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।

20 ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।

21 ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸੁਰ ਦੇ ਘਰ ਦੇ ਉੱਤੇ ਹੈ,

22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸੁੱਖ ਵਿਵੇਕ ਤੋਂ ਛਿੜਕਾਓ ਨਾਲ ਸੁੱਖ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।

23 ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।

24 ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।

25 ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।

26 ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੇ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ।

27 ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।

28 ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।

29 ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।

30 ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।

31 ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।

32 ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।

33 ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।

34 ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।

35 ਸੇ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।

36 ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।

37 ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ।

38 ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।

39 ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।

11

ਵਿਸ਼ਵਾਸ ਦੀਆਂ ਉਦਾਹਰਣਾਂ

1 ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।

2 ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ।

3 ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੇ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।

4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੇਲਦਾ ਹੈ, ਭਾਵੇਂ ਉਹ ਮਰ ਗਿਆ।

5 ਵਿਸ਼ਵਾਸ ਨਾਲ ਹਨੇਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।

6 ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।

7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੇਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।

8 ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।

9 ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।

10 ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ।

11 ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।

12 ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ

ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।

13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।

14 ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।

15 ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ।

16 ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।

17 ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।

18 ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ।

19 ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੇ ਉਹ ਨੂੰ ਪ੍ਰਾਪਤ ਵੀ ਕਰ ਲਿਆ।

20 ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।

21 ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬੁਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।

22 ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।

23 ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।

24 ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।

25 ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।

26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।

27 ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।

28 ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੇਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।

29 ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੇ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।

30 ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀ ਗਈ ਤਾਂ ਡਿੱਗ ਗਈ।

31 ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।

32 ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਉਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।

33 ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ,

ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,

34 ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫੌਜਾਂ ਨੂੰ ਭਜਾ ਦਿੱਤਾ।

35 ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।

36 ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।

37 ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੁੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -

38 ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫਾਵਾਂ ਅਤੇ ਧਰਤੀ ਦੀਆਂ ਖੁੰਡਾਂ ਵਿੱਚ ਲੁੱਕਦੇ ਫਿਰੇ।

39 ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।

40 ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪ੍ਰਹਿਲਾਂ ਸ਼ੇਖ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।

12

ਪਰਮੇਸ਼ੁਰ ਪਿਤਾ ਦੁਆਰਾ ਝਿੜਕਣਾ

1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।

2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ

ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

3 ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।

4 ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।

5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,

6 ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।

7 ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?

8 ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!

9 ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?

10 ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।

11 ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।

ਉਪਦੇਸ਼ ਅਤੇ ਚਿਤਾਵਨੀ

12 ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।

13 ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੇ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।

14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।

15 ਵੇਖਣਾ ਭਈ ਕੋਈ ਪਰਮੇਸੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੋ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।

16 ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੋ ਭੋਜਨ ਲਈ ਆਪਣੇ ਪਹਿਲੋਂ ਦਾ ਹੋਣ ਦਾ ਹੱਕ ਵੇਚ ਸੁਟਿਆ।

17 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।

18 ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,

19 ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!

20 ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੋ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।

21 ਅਤੇ ਉਹ ਜੋ ਦਿਖਾਈ ਦਿੱਤਾ ਸੇ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!

22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।

23 ਅਤੇ ਪਲੇਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸੁਰ ਕੋਲ ਜਿਹੜਾ ਸਾਰਿਆਂ ਦਾ

ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।

24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।

25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੇ ਚਿਤਾਰਦਾ ਹੈ।

26 ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।

27 ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੇ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।

28 ਸੇ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,

29 ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।

13

ਮਸੀਹ ਜੀਵਨ ਦੇ ਨਿਰਦੇਸ਼

1 ਭਾਈਚਾਰੇ ਦਾ ਪਿਆਰ ਬਣਿਆ ਰਹੇ।

2 ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਧਾਂ ਪਛਾਣੇ ਘਰ ਉਤਾਰਿਆ ਹੈ।

3 ਬੰਧੂਆਂ ਨੂੰ ਇਸ ਤਰ੍ਹਾਂ ਚੇਤੇ ਰੱਖੋ ਜਿਵੇਂ ਤੁਸੀਂ ਆਪ ਵੀ ਉਹਨਾਂ ਦੇ ਨਾਲ ਬੰਧਨ ਵਿੱਚ ਪਏ ਹੋਏ ਹੋ ਅਤੇ ਉਹਨਾਂ ਨੂੰ ਜਿਹੜੇ ਜ਼ਬਰਦਸਤੀ ਝੱਲਦੇ ਹਨ ਚੇਤੇ ਰੱਖੋ ਇਹ ਜਾਣ ਕੇ ਭਈ ਤੁਸੀਂ ਆਪ ਵੀ ਸਰੀਰ ਵਾਲੇ ਹੋ।

4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਰਗ ਰਹੇ ਕਿਉਂਕਿ ਪਰਮੇਸ਼ੁਰ

ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।

5 ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੇ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

6 ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ। ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ।

8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।

10 ਸਾਡੀ ਤਾਂ ਇੱਕ ਜਗਵੇਦੀ ਹੈ ਜਿਸ ਉੱਤੇ ਡੇਰੇ ਦੇ ਸੇਵਕਾਂ ਨੂੰ ਖਾਣ ਦਾ ਹੱਕ ਨਹੀਂ।

11 ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।

12 ਇਸ ਲਈ ਯਿਸੂ ਨੇ ਵੀ ਫਾਟਕੋਂ ਬਾਹਰ ਦੁੱਖ ਝੱਲਿਆ ਕਿ ਲੋਕਾਂ ਨੂੰ ਆਪਣੇ ਲਹੂ ਨਾਲ ਪਵਿੱਤਰ ਕਰੇ।

13 ਸੇ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ।

14 ਕਿਉਂ ਜੋ ਸਾਡਾ ਇੱਥੇ ਕੋਈ ਸਥਿਰ ਰਹਿਣ ਵਾਲਾ ਸ਼ਹਿਰ ਨਹੀਂ ਹੈ, ਸਗੋਂ ਅਸੀਂ ਆਉਣ ਵਾਲੇ ਸ਼ਹਿਰ ਨੂੰ ਭਾਲਦੇ ਹਾਂ।

15 ਸੇ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।

16 ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ

ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।

17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।

18 ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ।

19 ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਵਾਂ।

20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੋ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।

22 ਹੇ ਭਰਾਵੇ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ।

23 ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ।

24 ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

25 ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

ਯਾਕੂਬ ਦੀ ਪੱਤ੍ਰੀ

ਲੇਖਕ

ਇਸ ਪੱਤ੍ਰੀ ਦਾ ਲੇਖਕ ਯਾਕੂਬ ਹੈ (1:1), ਜੋ ਕਿ ਯਰੂਸ਼ਲਮ ਕਲੀਸਿਯਾ ਵਿੱਚ ਇੱਕ ਪ੍ਰਮੁੱਖ ਆਗੂ ਸੀ ਅਤੇ ਯਿਸੂ ਮਸੀਹ ਦਾ ਭਰਾ ਸੀ। ਯਾਕੂਬ ਯਿਸੂ ਮਸੀਹ ਦੇ ਕਈ ਭਰਾਵਾਂ ਵਿੱਚੋਂ ਇੱਕ ਸੀ, ਸ਼ਾਇਦ ਉਹ ਬਾਕੀ ਸਭ ਤੋਂ ਵੱਡਾ ਕਿਉਂਕਿ ਮੱਤੀ 13:55 ਵਿੱਚ ਦਿੱਤੀ ਗਈ ਸੂਚੀ ਵਿੱਚ ਉਸ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ। ਪਹਿਲਾਂ ਤਾਂ ਉਹ ਯਿਸੂ ਉੱਤੇ ਵਿਸ਼ਵਾਸ ਨਹੀਂ ਕਰਦਾ ਸੀ, ਇੱਥੋਂ ਤੱਕ ਕਿ ਉਸ ਨੇ ਯਿਸੂ ਨੂੰ ਚੁਣੌਤੀ ਵੀ ਦਿੱਤੀ ਅਤੇ ਉਸ ਦੇ ਮਿਸ਼ਨ ਨੂੰ ਗਲਤ ਸਮਝਿਆ (ਯੂਹੰਨਾ 7:25)। ਬਾਅਦ ਵਿੱਚ ਉਹ ਕਲੀਸਿਯਾ ਵਿੱਚ ਬਹੁਤ ਪ੍ਰਮੁੱਖ ਵਿਅਕਤੀ ਬਣ ਗਿਆ। ਯਿਸੂ ਆਪਣੇ ਜੀ ਉੱਠਣ ਤੋਂ ਬਾਅਦ ਜਿਨ੍ਹਾਂ ਚੁਣੇ ਹੋਏ ਵਿਅਕਤੀਆਂ ਦੇ ਸਾਹਮਣੇ ਪ੍ਰਗਟ ਹੋਇਆ, ਯਾਕੂਬ ਉਨ੍ਹਾਂ ਵਿੱਚੋਂ ਇੱਕ ਸੀ (1 ਕੁਰਿੰਥੀਆਂ 15:7) ਪੌਲਸ ਉਸ ਨੂੰ ਕਲੀਸਿਯਾ ਦਾ ਇੱਕ ਥੰਮ੍ਹ ਆਖ ਕੇ ਸੰਬੋਧਿਤ ਕਰਦਾ ਹੈ (ਗਲਾਤੀਆਂ 2:9)।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 40-50 ਈ. ਦੇ ਵਿਚਕਾਰ ਲਿਖੀ ਗਈ।

50 ਈ. ਵਿੱਚ ਯਰੂਸ਼ਲਮ ਵਿੱਚ ਹੋਈ ਮਹਾਂਸਭਾ ਤੋਂ ਪਹਿਲਾਂ ਅਤੇ 70 ਈ. ਵਿੱਚ ਯਰੂਸ਼ਲਮ ਮੰਦਰ ਦੀ ਤਬਾਹੀ ਤੋਂ ਪਹਿਲਾਂ।

ਪ੍ਰਾਪਤ ਕਰਤਾ

ਜ਼ਿਆਦਾ ਸੰਭਾਵਨਾ ਇਹ ਹੈ ਕਿ ਇਸ ਪੱਤ੍ਰੀ ਦੇ ਪ੍ਰਾਪਤ ਕਰਤਾ ਯਹੂਦੀ ਵਿਸ਼ਵਾਸੀ ਸਨ, ਜੋ ਸਾਮਰਿਯਾ ਅਤੇ ਯਹੂਦੀਆ ਵਿੱਚ ਖਿੰਡੇ ਹੋਏ ਸਨ। ਫਿਰ ਵੀ, ਯਾਕੂਬ ਦੇ ਸ਼ੁਰੂਆਤੀ ਨਮਸਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ “ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ” ਇਹ ਸਥਾਨ ਯਾਕੂਬ ਦੇ ਮੂਲ ਪਾਠਕਾਂ ਦੇ ਪ੍ਰਤੀ ਜ਼ਿਆਦਾ ਮਜ਼ਬੂਤ ਸੰਭਾਵਨਾਵਾਂ ਪੈਦਾ ਕਰਦੇ ਹਨ।

ਉਦੇਸ਼

ਯਾਕੂਬ ਦੇ ਉਦੇਸ਼ ਨੂੰ ਵਿਆਪਕ ਤੌਰ ਤੇ ਸਮਝਣ ਲਈ ਸਾਨੂੰ ਯਾਕੂਬ 1:2-4 ਵੱਲ ਵੇਖਣਾ ਚਾਹੀਦਾ ਹੈ। ਆਪਣੇ ਸ਼ੁਰੂਆਤੀ ਸ਼ਬਦਾਂ ਵਿੱਚ ਯਾਕੂਬ ਆਪਣੇ ਪਾਠਕਾਂ ਨੂੰ ਆਖਦਾ ਹੈ, “ਹੇ ਮੇਰੇ ਭਰਾਵੇ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੇ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।” ਇਹ ਭਾਗ ਇਸ ਗੱਲ ਦਾ ਸੰਕੇਤ ਦਿੰਦਾ ਹੈ ਕਿ ਯਾਕੂਬ ਦੇ ਪਾਠਕ ਕਈ ਪ੍ਰਕਾਰ ਦੇ ਪਰਤਾਵਿਆਂ ਦਾ ਸਾਹਮਣਾ ਕਰ ਰਹੇ ਸਨ। ਯਾਕੂਬ ਆਪਣੇ ਪਾਠਕਾਂ ਨੂੰ ਪਰਮੇਸ਼ੁਰ ਤੋਂ ਬੁੱਧ ਮੰਗਣ ਦੀ ਬੁਲਾਹਟ ਦਿੰਦਾ ਹੈ (1:5) ਤਾਂ ਜੋ ਉਹ ਆਪਣੇ ਪਰਤਾਵਿਆਂ ਵਿੱਚ ਅਨੰਦ ਪ੍ਰਾਪਤ ਕਰ ਸਕਣ। ਯਾਕੂਬ ਦੇ ਪਾਠਕਾਂ ਵਿੱਚੋਂ ਕੁਝ ਸਨ, ਜੋ ਵਿਸ਼ਵਾਸ ਤੋਂ ਬਹੁਤ ਦੂਰ ਭਟਕ ਚੁੱਕੇ ਸਨ। ਯਾਕੂਬ ਉਨ੍ਹਾਂ ਨੂੰ ਸੰਸਾਰ ਨਾਲ ਮਿੱਤਰਤਾ ਰੱਖਣ ਦੇ ਵਿਰੁੱਧ ਚੇਤਾਵਨੀ ਦਿੰਦਾ ਹੈ (4:4), ਯਾਕੂਬ ਵਿਸ਼ਵਾਸੀਆਂ ਨੂੰ ਨਿਰਦੇਸ਼ ਦਿੰਦਾ ਹੈ ਕਿ ਉਹ ਆਪਣੇ ਆਪ ਨੂੰ ਨਿਮਰ ਕਰਨ ਤਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਉੱਚਾ ਚੁੱਕੇ। ਉਸ ਨੇ ਸਿਖਾਇਆ ਸੀ ਕਿ ਪਰਮੇਸ਼ੁਰ ਦੇ ਅੱਗੇ ਨਿਮਰਤਾ ਬੁੱਧ ਦਾ ਮਾਰਗ ਹੈ (4:8-10)।

ਵਿਸ਼ਾ-ਵਸਤੂ

ਸੱਚਾ ਵਿਸ਼ਵਾਸ

ਰੂਪ-ਰੇਖਾ

1. ਸੱਚੇ ਧਰਮ ਦੇ ਵਿਖੇ ਯਾਕੂਬ ਦੀਆਂ ਹਿਦਾਇਤਾਂ — 1:1-27
2. ਸੱਚਾ ਵਿਸ਼ਵਾਸ ਚੰਗੇ ਕੰਮਾਂ ਦੁਆਰਾ ਦਿਖਾਈ ਦਿੰਦਾ ਹੈ — 2:1-3:12
3. ਸਹੀ ਬੁੱਧ ਪਰਮੇਸ਼ੁਰ ਤੋਂ ਮਿਲਦੀ ਹੈ — 3:13-5:20

ਨਮਸਕਾਰ

1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।

ਪ੍ਰੀਖਿਆਵਾਂ ਅਤੇ ਪਰਤਾਵੇ

2 ਹੇ ਮੇਰੇ ਭਰਾਵੇ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।

3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।

4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੇ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।

5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

6 ਪਰ ਵਿਸ਼ਵਾਸ ਨਾਲ ਮੰਗੋ, ਅਤੇ ਕੁਝ ਭਰਮ ਨਾ ਕਰੋ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।

7 ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।

8 ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।

9 ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,

10 ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।

11 ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।

12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

13 ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸੁਰ

ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।

14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।

15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।

16 ਹੇ ਮੇਰੇ ਪਿਆਰੇ ਭਰਾਵੇ, ਧੋਖਾ ਨਾ ਖਾਓ।

17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਰਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸੁਚਿਆਈ ਦੇ ਬਚਨ ਨਾਲ ਜੁਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾ ਵਿੱਚੋਂ ਪਹਿਲੇ ਫਲ ਜਿਹੇ ਹੋਈਏ।

ਸੁਣਨਾ ਅਤੇ ਕਰਨਾ

19 ਹੇ ਮੇਰੇ ਪਿਆਰੇ ਭਰਾਵੇ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।

21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।

22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

23 ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ।

24 ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।

25 ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।

26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।

27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

2

ਪੱਖਪਾਤ ਦੇ ਵਿਰੁੱਧ ਚਿਤਾਵਨੀ

1 ਹੇ ਮੇਰੇ ਭਰਾਵੇ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।

2 ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲੇ ਬਸਤਰ ਪਾ ਕੇ ਆਵੇ,।

3 ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਕੀ ਕੋਲ ਬੈਠ।

4 ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?

5 ਹੇ ਮੇਰੇ ਪਿਆਰੇ ਭਰਾਵੇ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?

6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ

ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?

7 ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?

8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।

9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।

10 ਜੇ ਕੋਈ ਸ਼ਾਹੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁਲ ਜਾਵੇ ਤਾਂ ਉਹ ਸ਼ਾਹੀਆਂ ਗੱਲਾਂ ਵਿੱਚ ਦੋਸ਼ੀ ਹੋਇਆ।

11 ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੇ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।

12 ਤੁਸੀਂ ਉਨ੍ਹਾਂ ਲੋਕਾਂ ਦੀ ਤਰ੍ਹਾਂ ਬਚਨ ਬੋਲੇ ਅਤੇ ਕੰਮ ਵੀ ਕਰੇ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।

13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।

ਵਿਸ਼ਵਾਸ ਅਤੇ ਅਮਲ

14 ਹੇ ਮੇਰੇ ਭਰਾਵੇ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?

15 ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਬੁਝਿਆ ਹੋਵੇ।

16 ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੇ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?

17 ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।

18 ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ

ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।

19 ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।

20 ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ?

21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ?

22 ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ।

23 ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸੁਰ ਦਾ ਮਿੱਤਰ ਅਖਵਾਇਆ।

24 ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।

25 ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?

26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।

3

ਜੀਭ ਨੂੰ ਵੱਸ ਵਿੱਚ ਕਰਨਾ

1 ਹੇ ਮੇਰੇ ਭਰਾਵੇ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੇ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜਾ ਪਾਵਾਂਗੇ।

2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ

ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।

3 ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾਂ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।

4 ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ਼ ਅਨੁਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾੜੀ ਦਾ ਜੀ ਕਰੇ ਮੋੜੇ ਜਾਂਦੇ ਹਨ।

5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨਾ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!

6 ਜੀਭ ਵੀ ਇੱਕ ਅੰਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!

7 ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।

8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।

9 ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸੁਰ ਦੇ ਸਰੂਪ ਉੱਤੇ ਬਣਾਏ ਗਏ ਹਨ।

10 ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੇ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!

11 ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?

12 ਹੇ ਮੇਰੇ ਭਰਾਵੇ, ਕੀ ਇਹ ਹੋ ਸਕਦਾ ਹੈ ਕਿ ਹੰਜੀਰ ਦੇ ਬੂਟੇ ਨੂੰ ਜੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।

ਸਵਰਗੀ ਬੁੱਧੀ

13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।

14 ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।

15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।

16 ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।

17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੇਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।

18 ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।

4

ਪਰਮੇਸ਼ੁਰ ਦੇ ਨੇੜੇ ਜਾਓ

1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?

2 ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।

3 ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।

4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੇ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।

5 ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ

ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?

6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।

7 ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।

8 ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।

9 ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ।

10 ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।

ਭਰਾਵਾਂ ਉੱਤੇ ਦੇਸ਼ ਲਾਉਣਾ

11 ਹੇ ਭਰਾਵੇ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੇਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੇਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੇਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੇਸ਼ ਲਾਉਣ ਵਾਲਾ ਹੋਇਆ 1

12 ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੇਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।

ਘਮੰਡ ਦੇ ਵਿਰੁੱਧ ਚਿਤਾਵਨੀ

13 ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।

14 ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ

ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।

15 ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।

16 ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ।

17 ਇਸ ਲਈ ਜੇ ਕੋਈ ਭੁਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

5

ਧਨਵਾਨਾਂ ਨੂੰ ਚਿਤਾਵਨੀ

1 ਹੇ ਧਨਵਾਨੇ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!

2 ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ।

3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ।

4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਇਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!

5 ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ!

6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।

ਦੁੱਖ ਵਿੱਚ ਧੀਰਜ

7 ਮੇਰੇ ਭਰਾਵੇ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੋ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।

8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ।

9 ਹੇ ਭਰਾਵੇ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ!

10 ਹੇ ਮੇਰੇ ਭਰਾਵੇ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।

11 ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।

12 ਹੇ ਮੇਰੇ ਭਰਾਵੇ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।

ਪ੍ਰਾਰਥਨਾ ਦੀ ਸ਼ਕਤੀ

13 ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੋ। ਜੇ ਕੋਈ ਅਨੰਦ ਹੈ? ਤਾਂ ਉਹ ਭਜਨ ਗਾਵੋ।

14 ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੋ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ

15 ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।

16 ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।

17 ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।

18 ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।

19 ਹੇ ਮੇਰੇ ਭਰਾਵੇ, ਜੇ ਕੋਈ ਤੁਹਾਡੇ ਵਿੱਚੋਂ ਸੁਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।

20 ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।

ਪਤਰਸ ਦੀ ਪਹਿਲੀ ਪੱਤ੍ਰੀ

ਲੇਖਕ

ਸਭ ਤੋਂ ਪਹਿਲੀ ਆਇਤ ਇਹ ਦਿਖਾਉਂਦੀ ਹੈ ਕਿ ਪਤਰਸ, ਜੋ ਕਿ ਯਿਸੂ ਮਸੀਹ ਦਾ ਰਸੂਲ ਸੀ, ਇਸ ਪੱਤ੍ਰੀ ਦਾ ਲੇਖਕ ਹੈ। ਉਹ ਆਪਣੇ ਆਪ ਨੂੰ ਯਿਸੂ ਮਸੀਹ ਦਾ ਰਸੂਲ ਆਖਕੇ ਸੰਬੋਧਿਤ ਕਰਦਾ ਹੈ (1 ਪਤਰਸ 1:1)। ਮਸੀਹ ਦੇ ਦੁੱਖਾਂ ਲਈ ਉਸ ਦੇ ਦੁਆਰਾ ਲਗਾਤਾਰ ਦਿੱਤੇ ਗਏ ਹਵਾਲੇ (2:21-24; 3:18; 4:1; 5:1) ਇਹ ਦਰਸਾਉਂਦੇ ਹਨ ਕਿ ਦੁਖੀ ਸੇਵਕ ਦੀ ਤਸਵੀਰ ਉਸ ਦੀ ਯਾਦਾਸ਼ਤ ਵਿੱਚ ਡੂੰਘੇ ਰੂਪ ਨਾਲ ਸਮਾਈ ਹੋਈ ਸੀ। ਉਹ ਮਰਕੁਸ ਨੂੰ ਆਪਣਾ “ਪੁੱਤਰ” ਕਹਿੰਦਾ ਹੈ (5:13), ਅਤੇ ਉਸ ਜਵਾਨ ਆਦਮੀ ਅਤੇ ਉਸ ਦੇ ਪਰਿਵਾਰ ਲਈ ਆਪਣੇ ਪਿਆਰ ਨੂੰ ਯਾਦ ਕਰਦਾ ਹੈ, ਜਿਸਦਾ ਜਿਕਰ (ਰਸੂਲ 12:12) ਵਿੱਚ ਕੀਤਾ ਗਿਆ ਹੈ। ਇਹ ਸਾਰੇ ਤੱਥ ਸਾਧਾਰਣ ਰੂਪ ਨਾਲ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਰਸੂਲ ਪਤਰਸ ਨੇ ਇਹ ਪੱਤ੍ਰੀ ਲਿਖੀ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ ਏ. 60-64 ਈ. ਦੇ ਵਿਚਕਾਰ ਲਿਖੀ ਗਈ।

5:13 ਵਿੱਚ ਲੇਖਕ ਬਾਬਲ ਕਲੀਸਿਯਾ ਤੋਂ ਨਮਸਕਾਰ ਭੇਜਦਾ ਹੈ।

ਪ੍ਰਾਪਤ ਕਰਤਾ

ਪਤਰਸ ਨੇ ਇਹ ਪੱਤ੍ਰੀ ਏਸ਼ੀਆ ਮਾਈਨਰ ਦੇ ਉੱਤਰੀ ਇਲਾਕਿਆਂ ਵਿੱਚ ਖਿੰਡੇ ਹੋਏ ਮਸੀਹੀਆਂ ਦੇ ਇੱਕ ਸਮੂਹ ਨੂੰ ਲਿਖੀ ਸੀ। ਉਸ ਨੇ ਇੱਕ ਅਜਿਹੇ ਸਮੂਹ ਨੂੰ ਲਿਖਿਆ ਜਿਸ ਵਿੱਚ ਸ਼ਾਇਦ ਯਹੂਦੀ ਅਤੇ ਗ਼ੈਰ-ਯਹੂਦੀ ਦੋਵੇਂ ਸ਼ਾਮਲ ਸਨ।

ਉਦੇਸ਼

ਪਤਰਸ ਇਸ ਪੱਤ੍ਰੀ ਨੂੰ ਲਿਖਣ ਦਾ ਕਾਰਨ ਦੱਸਦਾ ਹੈ, ਜੋ ਕਿ ਮੁੱਖ ਰੂਪ ਵਿੱਚ ਆਪਣੇ ਪਾਠਕਾਂ ਨੂੰ ਉਤਸ਼ਾਹਿਤ ਕਰਨਾ ਸੀ, ਜੋ ਆਪਣੇ ਵਿਸ਼ਵਾਸ ਦੇ ਕਾਰਨ ਅਤਿਆਚਾਰ ਦਾ ਸਾਹਮਣਾ ਕਰ ਰਹੇ ਸਨ। ਲੇਖਕ ਚਾਹੁੰਦਾ ਸੀ ਕਿ ਉਹ ਇਸ ਗੱਲ ਉੱਤੇ ਪੂਰੀ ਤਰ੍ਹਾਂ

ਭਰੋਸਾ ਕਰਨ ਕਿ ਮਸੀਹੀਅਤ ਉੱਥੇ ਹੀ ਹੈ ਜਿੱਥੇ ਪਰਮੇਸ਼ੁਰ ਦੀ ਕ੍ਰਿਪਾ ਮਿਲਦੀ ਹੈ, ਅਤੇ ਇਸ ਲਈ ਉਹ ਵਿਸ਼ਵਾਸ ਨੂੰ ਨਾ ਛੱਡਣ। ਜਿਵੇਂ ਕਿ 1 ਪਤਰਸ 5:12 ਵਿੱਚ ਦੱਸਿਆ ਗਿਆ ਹੈ, “ਮੈਂ ਤੁਹਾਨੂੰ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜ੍ਹੇ ਹੋ।” ਇਹ ਗੱਲ ਸਪੱਸ਼ਟ ਹੈ ਕਿ ਇਹ ਅਤਿਆਚਾਰ ਉਸ ਦੇ ਪਾਠਕਾਂ ਵਿੱਚ ਵਿਆਪਕ ਰੂਪ ਨਾਲ ਫੈਲਿਆ ਹੋਇਆ ਸੀ। 1 ਪਤਰਸ ਉੱਤਰੀ ਏਸ਼ੀਆ ਮਾਈਨਰ ਵਿੱਚ ਮਸੀਹੀਆਂ ਉੱਤੇ ਹੋ ਰਹੇ ਅਤਿਆਚਾਰ ਦੀ ਝਲਕ ਪੇਸ਼ ਕਰਦਾ ਹੈ।

ਵਿਸ਼ਾ-ਵਸਤੂ

ਦੁੱਖਾਂ ਨੂੰ ਪ੍ਰਤੀਉੱਤਰ ਦੇਣਾ

ਰੂਪ-ਰੇਖਾ

1. ਨਮਸਕਾਰ — 1:1, 2
2. ਪਰਮੇਸ਼ੁਰ ਦੀ ਕਿਰਪਾ ਲਈ ਉਸ ਦੀ ਉਸਤਤ — 1:3-12
3. ਜੀਵਨ ਦੀ ਪਵਿੱਤਰਤਾ ਬਾਰੇ ਉਪਦੇਸ਼ — 1:13-5:12
4. ਆਖਰੀ ਨਮਸਕਾਰ — 5:13, 14

ਨਮਸਕਾਰ

1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੁੰਤਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਬੁਨੀਯਾ ਦੇ ਇਲਾਕਿਆਂ ਵਿੱਚ ਫੈਲੇ ਹੋਏ ਹਨ।

2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ।

ਇੱਕ ਜੀਵਤ ਆਸ਼ਾ

3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।

4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ

ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।

5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ।

6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।

7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੰਗ ਵਿੱਚ ਤਾਏ ਹੋਏ ਨਾਸਵਾਨ ਸੈਨੇ ਨਾਲੋਂ ਅੰਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।

8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।

9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।

10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।

11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।

12 ਜੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਬਖ਼ਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।

ਪਵਿੱਤਰ ਜੀਵ ਜੀਉਣ ਲਈ ਬੁਲਾਹਟ

13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ

ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।

14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।

15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।

16 ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”

17 ਜੋ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।

18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।

19 ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।

20 ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਨਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।

21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।

22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।

23 ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।

24 ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ।

ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।

25 ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਬਖ਼ਰੀ ਤੁਹਾਨੂੰ ਸੁਣਾਈ ਗਈ ਸੀ।

2

ਜੀਵਤ ਪੱਥਰ ਅਤੇ ਪਵਿੱਤਰ ਪਰਜਾ

1 ਇਸ ਕਾਰਨ ਤੁਸੀਂ ਸਾਰੀ ਬਚੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ

2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ

3 ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ।

4 ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ।

5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੇ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ।

6 ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੁੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।

7 ਸੇ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੇਈ ਖੁੰਜੇ ਦਾ ਸਿਰਾ ਹੋ ਗਿਆ

8 ਅਤੇ, ਠੇਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੇਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ

9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ

ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ

10 ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ।

ਪਰਾਈਆਂ ਕੌਮਾਂ ਦੇ ਵਿੱਚ ਨੇਕ ਚਾਲ ਚੱਲਣਾ

11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ।

12 ਅਤੇ ਪੁਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੁੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ।

13 ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ

14 ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।

15 ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।

16 ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ।

17 ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ।

18 ਹੇ ਨੌਕਰੇ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ।

19 ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ।

20 ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁੱਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ।

21 ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ।

22 ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ।

23 ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ।

24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ।

25 ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।

3

ਪਤੀ ਪਤਨੀ

1 ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ

2 ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ।

3 ਅਤੇ ਤੁਹਾਡਾ ਸਿੰਗਾਰ ਸਿਰ ਦੇ ਵਾਲ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ

4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੇ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ

5 ਕਿਉਂ ਜੇ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣੀਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰ ਦੀਆਂ ਸਨ

6 ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ

7 ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।

ਭਲਾਈ ਕਰਨ ਦੇ ਕਾਰਨ ਸਤਾਵ

8 ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ

9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ

10 ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ

11 ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ

12 ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।

13 ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?

14 ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ

15 ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ

16 ਅਤੇ ਵਿਵੇਕ ਨੂੰ ਸੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ

ਹੈ ਬੁਰਾ ਆਖਦੇ ਹਨ, ਸੇ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ

17 ਕਿਉਂਕਿ ਜੇ ਪਰਮੇਸੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੇ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ

18 ਕਿਉਂ ਜੇ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ

19 ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ

20 ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ

21 ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ ਧੋਣਾ ਨਹੀਂ ਪਰ ਸੁੱਧ ਮਨ ਨਾਲ ਪਰਮੇਸੁਰ ਨੂੰ ਖੇਜਣਾ ਹੈ।

22 ਉਹ ਸਵਰਗ ਵਿੱਚ ਜਾ ਕੇ ਪਰਮੇਸੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।

4

ਬਦਲਿਆ ਹੋਇਆ ਜੀਵਨ

1 ਸੇ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ

2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ

3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੰਮਾਂ ਦੀ ਮਨਸ਼ਾ ਪੂਰੀ ਕਰਨ ਲਈ

ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ

4 ਉਹ ਇਸ ਨੂੰ ਅਚਰਜ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ।

5 ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ

6 ਕਿਉਂ ਜੇ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸੁਰ ਵਾਂਗੂੰ ਜਿਉਂਦੇ ਰਹਿਣ।

ਪਰਮੇਸੁਰ ਦੇ ਚੰਗੇ ਮੁਖਤਿਆਰ

7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ

8 ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ

9 ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ

10 ਹਰੇਕ ਨੂੰ ਜੇ-ਜੇ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸੁਰ ਦੀ ਬਹੁਰੰਗੀ ਕਿਰਪਾ ਦੇ ਮੁਖਤਿਆਰਾਂ ਨੂੰ ਉੱਚਿਤ ਹੈ

11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।

ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋਣਾ

12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ

13 ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ

14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ

15 ਪਰ ਇਸ ਤਰ੍ਹਾਂ ਨਾ ਹੋਵੋ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ

16 ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ

17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ

18 ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?

19 ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਂਪ ਦੇਣ।

5

ਬਜ਼ੁਰਗਾਂ ਅਤੇ ਜੁਆਨਾਂ ਨੂੰ ਸੰਦੇਸ਼

1 ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੇ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,

2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜ਼ਤ ਦੀ ਜੇ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ

3 ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜ਼ਤ ਦੇ ਲਈ ਨਮੂਨਾ ਬਣੋ

4 ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ

5 ਇਸੇ ਤਰ੍ਹਾਂ ਹੋ ਜਵਾਨੇ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹੁਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

6 ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ

7 ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ

8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

9 ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ

10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੌਂਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ

11 ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ।

ਆਖਰੀ ਨਮੁਸਕਾਰ

12 ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੋ ਹੋ

13 ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ

14 ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ।

ਪਤਰਸ ਦੀ ਦੂਜੀ ਪੱਤ੍ਰੀ

ਲੇਖਕ

2 ਪਤਰਸ ਦਾ ਲੇਖਕ ਰਸੂਲ ਪਤਰਸ ਹੈ, ਜਿਵੇਂ 2 ਪਤਰਸ 1:1 ਵਿੱਚ ਦੱਸਿਆ ਗਿਆ ਹੈ, 3:1 ਵਿੱਚ 2 ਪਤਰਸ ਦਾ ਲੇਖਕ ਇਹ ਦਾਅਵਾ ਕਰਦਾ ਹੈ ਕਿ ਉਹ ਯਿਸੂ ਦੇ ਰੂਪਾਂਤਰਣ (1:16-18) ਹੋਣ ਦਾ ਗਵਾਹ ਸੀ। ਪਹਿਲੀਆਂ ਤਿੰਨ ਇੰਜੀਲਾਂ ਅਨੁਸਾਰ, ਪਤਰਸ ਉਨ੍ਹਾਂ ਤਿੰਨ ਚੇਲਿਆਂ ਵਿੱਚੋਂ ਇੱਕ ਸੀ, ਜੋ ਉਸ ਸਮੇਂ ਯਿਸੂ ਦੇ ਨਾਲ ਸਨ (ਬਾਕੀ ਦੋ ਯਾਕੂਬ ਅਤੇ ਯਹੂਨਾ ਸਨ)। 2 ਪਤਰਸ ਦਾ ਲੇਖਕ ਇਸ ਗੱਲ ਦਾ ਵੀ ਹਵਾਲਾ ਦਿੰਦਾ ਹੈ ਕਿ ਉਸ ਦੀ ਮੌਤ ਸ਼ਹੀਦੀ ਪ੍ਰਾਪਤ ਕਰਕੇ ਹੋਵੇਗੀ (1:14); ਯਹੂਨਾ 21:18-19 ਵਿੱਚ ਯਿਸੂ ਨੇ ਭਵਿੱਖਬਾਣੀ ਕੀਤੀ ਸੀ ਕਿ ਪਤਰਸ ਸ਼ਹੀਦ ਹੋਵੇਗਾ, ਅਤੇ ਇਹ ਸ਼ਾਇਦ ਕੈਦ ਵਿੱਚ ਕੁਝ ਸਮਾਂ ਬਿਤਾਉਣ ਤੋਂ ਬਾਅਦ ਹੋਵੇਗਾ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 65-68 ਈ. ਦੇ ਵਿਚਕਾਰ ਲਿਖੀ ਗਈ।

ਇਹ ਪੱਤ੍ਰੀ ਸ਼ਾਇਦ ਰੋਮ ਤੋਂ ਲਿਖੀ ਗਈ ਸੀ, ਜਿੱਥੇ ਰਸੂਲ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਲ ਗੁਜ਼ਾਰੇ ਸਨ।

ਪ੍ਰਾਪਤ ਕਰਤਾ

ਇਹ ਪੱਤ੍ਰੀ ਸ਼ਾਇਦ ਪਹਿਲੀ ਪੱਤ੍ਰੀ ਵਾਂਗੂੰ ਉੱਤਰੀ ਏਸ਼ੀਆ ਮਾਈਨਰ ਦੇ ਉਨ੍ਹਾਂ ਹੀ ਪਾਠਕਾਂ ਲਈ ਲਿਖੀ ਗਈ ਸੀ।

ਉਦੇਸ਼

ਪਤਰਸ ਨੇ ਮਸੀਹੀ ਵਿਸ਼ਵਾਸ ਦੇ ਆਧਾਰ ਦੀ ਯਾਦ ਦਿਵਾਉਣ ਲਈ (1: 12-13, 16-21) ਅਤੇ ਵਿਸ਼ਵਾਸੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਸ਼ਵਾਸ ਵਿੱਚ ਬਣੇ ਰਹਿਣ ਲਈ ਨਿਰਦੇਸ਼ ਦੇਣ ਲਈ ਇਹ ਪੱਤ੍ਰੀ ਲਿਖੀ (1:15), ਅਤੇ ਅਜਿਹਾ ਕਰਕੇ ਉਸ ਨੇ ਆਪਣੀ ਰਸੂਲ ਦੀ ਸੇਵਕਾਈ ਦੀ ਪਰੰਪਰਾ ਦੀ ਪੁਸ਼ਟੀ ਕੀਤੀ, ਪਤਰਸ ਨੇ ਇਹ ਪੱਤ੍ਰੀ ਲਿਖੀ ਕਿਉਂਕਿ ਉਹ ਜਾਣਦਾ ਸੀ ਕਿ ਉਸ ਦਾ ਸਮਾਂ ਹੁਣ ਘੱਟ ਸੀ ਅਤੇ ਉਹ ਜਾਣਦਾ ਸੀ ਕਿ ਪਰਮੇਸ਼ੁਰ ਦੇ ਲੋਕ ਬਹੁਤ ਸਾਰੇ ਖ਼ਤਰਿਆਂ

ਦਾ ਸਾਹਮਣਾ ਕਰ ਰਹੇ ਸਨ (1:13-14; 2:1-3), ਪਤਰਸ ਨੇ ਆਪਣੇ ਪਾਠਕਾਂ ਨੂੰ ਝੂਠੇ ਸਿੱਖਿਆਕਾਂ ਦੇ ਵਿਰੁੱਧ ਚੇਤਾਵਨੀ ਦੇਣ ਲਈ ਲਿਖਿਆ (2:1-22) ਜੋ ਪ੍ਰਭੂ ਦੀ ਛੇਤੀ ਹੀ ਵਾਪਸੀ ਦਾ ਇਨਕਾਰ ਕਰਦੇ ਸਨ (3:3-4)।

ਵਿਸ਼ਾ-ਵਸਤੂ

ਝੂਠੇ ਸਿੱਖਿਆਕਾਂ ਦੇ ਵਿਰੁੱਧ ਚੇਤਾਵਨੀ

ਰੂਪ-ਰੇਖਾ

1. ਨਮਸਕਾਰ — 1:1, 2
2. ਮਸੀਹੀ ਗੁਣਾਂ ਵਿੱਚ ਵਾਧਾ — 1:3-11
3. ਪਤਰਸ ਦੇ ਸੰਦੇਸ਼ ਦਾ ਉਦੇਸ਼ — 1:12-21
4. ਝੂਠੇ ਸਿੱਖਿਆਕਾਂ ਦੇ ਵਿਰੁੱਧ ਚੇਤਾਵਨੀ — 2:1-22
5. ਮਸੀਹ ਦੀ ਵਾਪਸੀ — 3:1-16
6. ਸਮਾਪਤੀ — 3:17, 18

ਨਮਸਕਾਰ

1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ।

2 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।

ਬੁਲਾਹਟ ਅਤੇ ਚੁਣਾਵ

3 ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੌਂਦਿਆ ਹੈ।

4 ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ।

5 ਸੇ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ

6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਰਾਤੀ

7 ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ।

8 ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ।

9 ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ।

10 ਇਸ ਕਾਰਨ ਹੇ ਭਰਾਵੇ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਕਰ ਨਾ ਖਾਓਗੇ।

11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।

ਪਤਰਸ ਦਾ ਆਖਰੀ ਸਮਾਂ

12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ।

13 ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ।

14 ਕਿਉਂ ਜੋ ਮੈਂ ਜਾਣਦਾ ਹਾਂ ਜੇ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ।

15 ਸਗੋਂ ਮੈਂ ਯਤਨ ਕਰਾਂਗਾ ਜੇ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।

ਮਸੀਹ ਦੀ ਮਹਿਮਾ ਦੇ ਚਸ਼ਮਦੀਦ ਗਵਾਹ

16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਣੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ।

17 ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ।

18 ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ।

19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ।

20 ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ।

21 ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।

2

ਝੂਠੇ ਗੁਰੂ

1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੇਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।

2 ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।

3 ਅਤੇ ਲਾਲਚ ਦੇ ਕਾਰਨ ਉਹ ਬਣਾਉਣੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।

4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ

ਬੰਨ੍ਹ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ।

5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।

6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।

7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।

8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੇ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)

9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!

10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪੁਰਤਾਪੁ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।

11 ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੇਸ਼ ਨਹੀਂ ਲਾਉਂਦੇ ਹਨ।

12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।

13 ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ

ਬਿਲਾਸ ਕਰਦੇ ਹਨ।

14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!

15 ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਾਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।

16 ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।

17 ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨੂਹ ਘੁੱਪ ਰੱਖਿਆ ਹੋਇਆ ਹੈ।

18 ਕਿਉਂ ਜੋ ਉਹ ਵੱਡੀਆਂ ਫੇਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।

19 ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੇ ਉਹ ਦਾ ਗੁਲਾਮ ਹੈ।

20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।

21 ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।

22 ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।

ਪ੍ਰਭੂ ਦੇ ਆਉਣ ਦਾ ਦਿਨ

1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,

2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।

3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।

4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।

5 ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।

6 ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।

7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।

8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।

9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।

10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ ਜਾਣਗੀਆਂ ਅਤੇ ਧਰਤੀ ਉਨ੍ਹਾਂ

ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।

11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?

12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।

13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।

ਜਾਗਦੇ ਰਹੋ ਅਤੇ ਤਿਆਰ ਰਹੋ

14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।

15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।

16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।

17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ਼ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜਤਾ ਤੋਂ ਡਿੱਗ ਪਓ।

18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁਗ-ਜੁਗ ਹੁੰਦੀ ਰਹੇ। ਆਮੀਨ।

ਯੂਹੰਨਾ ਦੀ ਪਹਿਲੀ ਪੱਤ੍ਰੀ

ਲੇਖਕ

ਇਹ ਪੱਤ੍ਰੀ ਲੇਖਕ ਦੀ ਪਛਾਣ ਨਹੀਂ ਦੱਸਦੀ, ਪਰ ਕਲੀਸਿਯਾ ਦੀ ਮਜ਼ਬੂਤ ਅਤੇ ਇੱਕ ਸਮਾਨ ਗਵਾਹੀ ਦਾਅਵਾ ਕਰਦੀ ਹੈ ਕਿ ਇਹ ਮਸੀਹ ਦਾ ਚੇਲਾ ਅਤੇ ਰਸੂਲ ਯੂਹੰਨਾ ਹੈ (ਲੂਕਾ 6:13, 14)। ਹਾਲਾਂਕਿ ਇਨ੍ਹਾਂ ਪੱਤ੍ਰੀਆਂ ਵਿੱਚ ਯੂਹੰਨਾ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ, ਪਰ ਤਿੰਨ ਪ੍ਰਭਾਵਸ਼ਾਲੀ ਸੁਰਾਗ ਹਨ ਜੋ ਉਸ ਨੂੰ ਲੇਖਕ ਦੇ ਤੌਰ ਤੇ ਦਰਸਾਉਂਦੇ ਹਨ। ਪਹਿਲਾ, ਦੂਜੀ ਸਦੀ ਦੇ ਸ਼ੁਰੂਆਤੀ ਲੇਖਕਾਂ ਨੇ ਉਸ ਨੂੰ ਲੇਖਕ ਵਜੋਂ ਦਰਸਾਇਆ। ਦੂਜਾ, ਇਨ੍ਹਾਂ ਪੱਤ੍ਰੀਆਂ ਵਿੱਚ ਯੂਹੰਨਾ ਦੀ ਇੰਜੀਲ ਦੀ ਤਰ੍ਹਾਂ ਸ਼ਬਦਾਵਲੀ ਅਤੇ ਲਿਖਣ ਦੀ ਸ਼ੈਲੀ ਇਸਤੇਮਾਲ ਕੀਤੀ ਗਈ ਹੈ। ਤੀਜਾ, ਲੇਖਕ ਲਿਖਦਾ ਹੈ ਕਿ ਉਸ ਨੇ ਯਿਸੂ ਦੇ ਸਰੀਰ ਨੂੰ ਦੇਖਿਆ ਅਤੇ ਛੂਹਿਆ ਹੈ, ਅਤੇ ਇਹ ਗੱਲ ਇੱਕ ਚੇਲੇ ਲਈ ਬਿਲਕੁਲ ਸੱਚ ਸੀ (1 ਯੂਹੰਨਾ 1:14; 4:14)।

ਤਾਰੀਖ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 85-95 ਈ. ਦੇ ਵਿਚਕਾਰ ਲਿਖੀ ਗਈ।
ਯੂਹੰਨਾ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਲਾਂ ਦੇ ਦੌਰਾਨ ਅਫ਼ਸੁਸ ਤੋਂ ਇਹ ਪੱਤ੍ਰੀ ਲਿਖੀ, ਜਿੱਥੇ ਉਸ ਨੇ ਆਪਣਾ ਜ਼ਿਆਦਾਤਰ ਬੁਢਾਪਾ ਬਿਤਾਇਆ।

ਪ੍ਰਾਪਤ ਕਰਤਾ

1 ਯੂਹੰਨਾ ਦੇ ਪਾਠਕਾਂ ਨੂੰ ਸਪੱਸ਼ਟ ਤੌਰ ਤੇ ਇਸ ਪੱਤ੍ਰੀ ਵਿੱਚ ਨਹੀਂ ਦਰਸਾਇਆ ਗਿਆ ਹੈ। ਹਾਲਾਂਕਿ, ਸੰਕੇਤਾਂ ਤੋਂ ਇਹ ਅੰਦਾਜ਼ਾ ਲਗਦਾ ਹੈ ਕਿ ਯੂਹੰਨਾ ਨੇ ਵਿਸ਼ਵਾਸੀਆਂ ਨੂੰ ਲਿਖੀ ਹੈ (1 ਯੂਹੰਨਾ 1:34; 2:12-14)। ਇਹ ਵੀ ਸੰਭਵ ਹੈ ਕਿ ਇਸ ਨੂੰ ਕਈ ਥਾਵਾਂ ਤੇ ਰਹਿਣ ਵਾਲੇ ਸੰਤਾਂ ਨੂੰ ਸੰਬੋਧਿਤ ਕੀਤਾ ਗਿਆ ਸੀ। ਆਮ ਤੌਰ ਤੇ ਹਰ ਜਗ੍ਹਾ ਰਹਿਣ ਵਾਲੇ ਮਸੀਹੀਆਂ ਨੂੰ ਸੰਬੋਧਿਤ ਕੀਤੀ ਗਈ, 2:1, ਵਿੱਚ ਉਹ “ਮੇਰੇ ਬੱਚਿਓ” ਕਹਿ ਕੇ ਸੰਬੋਧਿਤ ਕਰਦਾ ਹੈ।

ਉਦੇਸ਼

ਯੂਹੰਨਾ ਨੇ ਇਹ ਪੱਤ੍ਰੀ ਇੱਕ ਦੂਜੇ ਨਾਲ ਸੰਗਤੀ ਕਰਨ ਨੂੰ ਉਤਸ਼ਾਹਿਤ ਕਰਨ ਲਈ ਲਿਖੀ ਤਾਂ ਜੋ ਅਸੀਂ ਅਨੰਦ ਨਾਲ ਭਰਪੂਰ ਹੋ ਜਾਈਏ, ਅਤੇ ਸਾਨੂੰ ਪਾਪ ਕਰਨ ਤੋਂ ਬਚਾਉਣ ਲਈ, ਮੁਕਤੀ ਦਾ ਭਰੋਸਾ ਦੇਣ ਲਈ, ਇੱਕ ਵਿਸ਼ਵਾਸੀ ਨੂੰ ਮੁਕਤੀ ਦਾ ਪੂਰਾ ਭਰੋਸਾ ਦੇਣ ਲਈ ਅਤੇ ਮਸੀਹ ਦੇ ਨਾਲ ਇੱਕ ਨਿੱਜੀ ਸੰਗਤੀ ਵਿੱਚ ਲਿਆਉਣ ਲਈ ਲਿਖੀ। ਯੂਹੰਨਾ ਖ਼ਾਸ ਤੌਰ ਤੇ ਝੂਠੇ ਸਿੱਖਿਆਕਾਂ ਦੇ ਮਸਲੇ ਉੱਤੇ ਗੱਲ ਕਰਦਾ ਹੈ ਜੋ ਕਲੀਸਿਯਾ ਤੋਂ ਵੱਖ ਹੋ ਗਏ ਸਨ ਅਤੇ ਜੋ ਲੋਕਾਂ ਨੂੰ ਵੀ ਖੁਸ਼ਬਖ਼ਰੀ ਦੀ ਸਚਿਆਈ ਤੋਂ ਦੂਰ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।

ਵਿਸ਼ਾ-ਵਸਤੂ

ਪਰਮੇਸ਼ੁਰ ਦੇ ਨਾਲ ਸੰਗਤੀ

ਰੂਪ-ਰੇਖਾ

1. ਦੇਹ ਧਾਰਣ ਦੀ ਵਾਸਤਵਿਕਤਾ — 1:1-4
2. ਸੰਗਤੀ — 1:5-2:17
3. ਧੋਖੇ ਦੀ ਪਛਾਣ — 2:18-27
4. ਵਰਤਮਾਨ ਯੁੱਗ ਵਿੱਚ ਪਵਿੱਤਰ ਜੀਵਨ ਜੀਉਣ ਲਈ ਪ੍ਰੇਰਣਾ — 2:28-3:10
5. ਪਿਆਰ - ਭਰੋਸੇ ਦਾ ਆਧਾਰ — 3:11-24
6. ਝੂਠੀ ਆਤਮਾਵਾਂ ਨੂੰ ਪਰਖਣ ਦੀ ਸਮਝ — 4:1-6
7. ਪਵਿੱਤਰਤਾ ਲਈ ਜ਼ਰੂਰੀ — 4:7-5:21

ਜੀਵਨ ਦਾ ਵਚਨ

1 ਜੇ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,

2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ।

3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ

ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।

4 ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।

ਚਾਨਣ ਵਿੱਚ ਚਲਣਾ

5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੇ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨੇਰਾ ਉਹ ਦੇ ਵਿੱਚ ਬਿਲਕੁਲ ਨਹੀਂ।

6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।

7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।

9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।

10 ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।

2

ਮਸੀਹ ਸਾਡਾ ਸਹਾਇਕ

1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।

2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।

3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।

4 ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ

ਨਹੀਂ ਕਰਦਾ ਸੇ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।

5 ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।

6 ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕ੍ਰਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।

ਨਵੀਂ ਆਗਿਆ

7 ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।

8 ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ।

9 ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨੇਰੇ ਵਿੱਚ ਹੀ ਹੈ।

10 ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।

11 ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੇ ਹਨੇਰੇ ਵਿੱਚ ਹੈ ਅਤੇ ਹਨੇਰੇ ਵਿੱਚ ਚੱਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੇ ਹਨੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।

12 ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।

13 ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੇ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੇ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।

14 ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ

ਸ਼ੁਰੂਆਤ ਤੋਂ ਹੈ। ਹੇ ਜੁਆਨੇ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।

ਸੰਸਾਰ ਦੇ ਨਾਲ ਪਿਆਰ ਨਾ ਕਰੋ

15 ਸੰਸਾਰ ਨਾਲ ਮੇਰ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੇਰ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।

16 ਕਿਉਂਕਿ ਸੱਭੇ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੇ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।

17 ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

ਮਸੀਹ ਵਿਰੋਧੀ

18 ਹੇ ਬਾਲਕੇ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੇ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।

19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।

20 ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।

21 ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੇ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੇ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।

22 ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।

23 ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।

24 ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।

25 ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।

26 ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।

27 ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੇ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।

ਪਰਮੇਸ਼ੁਰ ਦੀ ਸੰਤਾਨ

28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।

29 ਜਦੋਂ ਤੁਸੀਂ ਜਾਣਦੇ ਹੋ ਜੇ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੇ ਉਸੇ ਤੋਂ ਜੰਮਿਆ ਹੈ।

3

1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।

2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।

3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।

4 ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ।

5 ਤੁਸੀਂ ਜਾਣਦੇ ਹੋ ਜੇ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।

6 ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।

7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੇ ਧਰਮੀ ਹੈ, ਜਿਵੇਂ ਉਹ ਧਰਮੀ ਹੈ।

8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।

9 ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।

10 ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।

ਇੱਕ ਦੂਸਰੇ ਨਾਲ ਪਿਆਰ ਕਰੋ

11 ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।

12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੇ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।

13 ਹੇ ਭਰਾਵੇ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ।

14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੇ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।

15 ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੇ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।

16 ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੇ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।

17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?

18 ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।

ਪਰਮੇਸ਼ੁਰ ਦੇ ਸਨਮੁਖ ਹਿੰਮਤ

19 ਇਸ ਤੋਂ ਅਸੀਂ ਜਾਣਾਂਗੇ ਜੇ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੇਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।

20 ਇਸ ਲਈ ਜੇ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।

21 ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੇਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ।

22 ਅਤੇ ਜੇ ਕੁਝ ਅਸੀਂ ਮੰਗਦੇ ਹਾਂ ਸੇ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।

23 ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।

24 ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ

ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।

4

ਆਤਮਿਆਂ ਨੂੰ ਪਰਖੋ

1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।

2 ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।

3 ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।

4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।

5 ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ।

6 ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੇ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।

ਪਰਮੇਸ਼ੁਰ ਪਿਆਰ ਹੈ

7 ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।

8 ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।

9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੋਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।

10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।

11 ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।

12 ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।

13 ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।

14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।

15 ਜੇ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।

16 ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।

17 ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।

18 ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।

19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੇ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਰੀ ਨਹੀਂ ਸਕਦਾ।

21 ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ।

5

ਸੰਸਾਰ ਉੱਤੇ ਜਿੱਤ ਪ੍ਰਾਪਤ ਕਰਨਾ

1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੇ ਉਸ ਤੋਂ ਜੰਮਿਆ ਹੈ।

2 ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।

3 ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।

4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।

5 ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?

ਯਿਸੂ ਮਸੀਹ ਦੇ ਬਾਰੇ ਗਵਾਹੀ

6 ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।

7 ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।

8 ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੋਂ ਸਹਿਮਤ ਹਨ।

9 ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।

10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।

11 ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।

12 ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।

ਸਦੀਪਕ ਜੀਵਨ

13 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ।

14 ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੇ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।

15 ਅਤੇ ਜੇ ਅਸੀਂ ਜਾਣਦੇ ਹਾਂ ਕਿ ਜੇ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤੂਆਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।

16 ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ

ਜਿਹਾ ਪਾਪ ਕਰਦੇ ਹੁਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।

17 ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।

18 ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।

19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।

20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।

21 ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

ਯੂਹੰਨਾ ਦੀ ਦੂਜੀ ਪੱਤ੍ਰੀ

ਲੇਖਕ

ਇਸ ਪੱਤ੍ਰੀ ਦਾ ਲੇਖਕ ਰਸੂਲ ਯੂਹੰਨਾ ਹੈ। ਉਹ ਆਪਣੇ ਆਪ ਨੂੰ 2 ਯੂਹੰਨਾ 1 ਵਿੱਚ “ਬਜ਼ੁਰਗ” ਵਜੋਂ ਦਰਸਾਉਂਦਾ ਹੈ। ਪੱਤ੍ਰੀ ਦਾ ਸਿਰਲੇਖ “ਯੂਹੰਨਾ ਦੀ ਦੂਜੀ ਪੱਤ੍ਰੀ” ਹੈ। ਇਹ ਪੱਤ੍ਰੀ ਉਨ੍ਹਾਂ 3 ਪੱਤ੍ਰੀਆਂ ਦੀ ਲੜੀ ਵਿੱਚ ਦੂਜੀ ਹੈ, ਜੋ ਰਸੂਲ ਯੂਹੰਨਾ ਦੇ ਨਾਮ ਤੇ ਲਿਖੀਆਂ ਗਈਆਂ ਹਨ। 2 ਯੂਹੰਨਾ ਦੀ ਪੱਤ੍ਰੀ ਇਸ ਗੱਲ ਵੱਲ ਧਿਆਨ ਕੇਂਦਰਿਤ ਕਰਦੀ ਹੈ ਕਿ ਝੂਠੇ ਸਿੱਖਿਅਕ ਯੂਹੰਨਾ ਦੀਆਂ ਕਲੀਸਿਯਾਵਾਂ ਵਿੱਚ ਆ-ਜਾ ਕੇ ਇੱਕ ਵੱਖਰੀ ਸੇਵਕਾਈ ਦਾ ਆਯੋਜਨ ਕਰ ਰਹੇ ਸਨ, ਤਾਂ ਜੋ ਉਨ੍ਹਾਂ ਨੂੰ ਬਦਲ ਦੇਣ ਅਤੇ ਆਪਣੇ ਕੰਮ ਨੂੰ ਵਧਾਉਣ ਲਈ ਉਨ੍ਹਾਂ ਦੀ ਮਸੀਹੀ ਪ੍ਰਾਹੁਣਚਾਰੀ ਦਾ ਫਾਇਦਾ ਉਠਾ ਰਹੇ ਸਨ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 85-95 ਈ. ਦੇ ਵਿਚਕਾਰ ਲਿਖੀ ਗਈ।

ਲਿਖਣ ਦਾ ਸਥਾਨ ਸ਼ਾਇਦ ਅਫ਼ਸੁਸ ਸੀ।

ਪ੍ਰਾਪਤ ਕਰਤਾ

ਯੂਹੰਨਾ ਦੀ ਦੂਸਰੀ ਪੱਤ੍ਰੀ ਇੱਕ ਕਲੀਸਿਯਾ ਨੂੰ ਲਿਖੀ ਗਈ ਹੈ ਜਿਸ ਨੂੰ ਇੱਕ ਅਜੀਜ਼ ਔਰਤ ਅਤੇ ਉਸ ਦੇ ਬੱਚਿਆਂ ਦੇ ਤੌਰ ਤੇ ਪੁਕਾਰਿਆ ਗਿਆ ਹੈ।

ਉਦੇਸ਼

ਯੂਹੰਨਾ ਨੇ ਆਪਣੀ ਦੂਜੀ ਪੱਤ੍ਰੀ “ਅਜੀਜ਼ ਔਰਤ ਅਤੇ ਉਸ ਦੇ ਬੱਚਿਆਂ” ਦੀ ਵਫ਼ਾਦਾਰੀ ਦੀ ਪ੍ਰਸ਼ੰਸਾ ਕਰਨ ਲਈ ਲਿਖੀ ਹੈ, ਅਤੇ ਉਸ ਨੂੰ ਪਿਆਰ ਵਿੱਚ ਚੱਲਣ ਅਤੇ ਪ੍ਰਭੂ ਦੇ ਹੁਕਮਾਂ ਨੂੰ ਮੰਨਣ ਲਈ ਉਤਸ਼ਾਹਿਤ ਕਰਨ ਲਈ ਲਿਖੀ। ਉਹ ਉਸ ਨੂੰ ਝੂਠੇ ਸਿੱਖਿਅਕਾਂ ਦੇ ਵਿਰੁੱਧ ਚੇਤਾਵਨੀ ਦਿੰਦਾ ਹੈ, ਅਤੇ ਉਸ ਨੂੰ ਸੂਚਿਤ ਕਰਦਾ ਹੈ ਕਿ ਉਹ ਜਲਦੀ ਹੀ ਆਉਣ ਦੀ ਯੋਜਨਾ ਬਣਾ ਰਿਹਾ ਹੈ। ਯੂਹੰਨਾ ਉਸ ਦੀ “ਭੈਣ” ਨੂੰ ਵੀ ਨਮਸਕਾਰ ਬੋਲਦਾ ਹੈ।

ਵਿਸ਼ਾ-ਵਸਤੂ

ਵਿਸ਼ਵਾਸੀ ਦੀ ਸਮਝ

ਰੂਪ-ਰੇਖਾ

1. ਨਮਸਕਾਰ — 1:1-3
2. ਪਿਆਰ ਨਾਲ ਸੱਚ ਨੂੰ ਕਾਇਮ ਰੱਖਣਾ — 1:4-11
3. ਚੇਤਾਵਨੀਆਂ — 1:5-11
4. ਆਖਰੀ ਨਮਸਕਾਰ — 1:12, 13

ਨਮਸਕਾਰ

1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।

2 ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ।

3 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।

ਸੱਚਾਈ ਅਤੇ ਪਿਆਰ

4 ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।

5 ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੰਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।

6 ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।

7 ਕਿਉਂ ਜੋ ਬਹੁਤ ਖੋਖੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।

8 ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੇ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।

9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ

ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।

10 ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।

11 ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।

ਆਖਰੀ ਨਮਸਕਾਰ

12 ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੇ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।

13 ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।

ਯੂਹੰਨਾ ਦੀ ਤੀਸਰੀ ਪੱਤ੍ਰੀ

ਲੇਖਕ

ਯੂਹੰਨਾ ਦੀਆਂ ਤਿੰਨੋਂ ਪੱਤ੍ਰੀਆਂ ਨਿਸ਼ਚਿਤ ਤੌਰ ਤੇ ਇੱਕ ਹੀ ਵਿਅਕਤੀ ਦਾ ਕੰਮ ਹਨ, ਅਤੇ ਜ਼ਿਆਦਾਤਰ ਵਿਦਵਾਨ ਇਹ ਸਿੱਟਾ ਕੱਢਦੇ ਹਨ ਕਿ ਇਹ ਰਸੂਲ ਯੂਹੰਨਾ ਹੈ। ਯੂਹੰਨਾ ਕਲੀਸਿਯਾ ਵਿੱਚ ਆਪਣੀ ਪਦਵੀ ਅਤੇ ਵੱਡੀ ਉਮਰ ਦੇ ਕਾਰਨ ਆਪਣੇ ਆਪ ਬਜ਼ੁਰਗ ਆਖ ਕੇ ਸੰਬੋਧਿਤ ਕਰਦਾ ਹੈ ਅਤੇ ਕਿਉਂਕਿ ਇਸ ਪੱਤ੍ਰੀ ਦੀ ਸ਼ੁਰੂਆਤ, ਸਮਾਪਤੀ, ਸ਼ੈਲੀ, ਅਤੇ ਦ੍ਰਿਸ਼ਟੀਕੋਣ ਯੂਹੰਨਾ ਦੀ ਦੂਸਰੀ ਪੱਤ੍ਰੀ ਤੋਂ ਬਹੁਤ ਮੇਲ ਖਾਂਦਾ ਹੈ, ਇਸ ਲਈ ਇਸ ਗੱਲ ਵਿੱਚ ਕੋਈ ਸ਼ੱਕ ਹੀ ਨਹੀਂ ਹੈ ਕਿ ਇਹ ਦੋਵੇਂ ਪੱਤ੍ਰੀਆਂ ਇੱਕ ਹੀ ਲੇਖਕ ਨੇ ਲਿਖੀਆਂ ਹਨ।

ਤਾਰੀਖ਼ ਅਤੇ ਲਿਖਣ ਦਾ ਸਥਾਨ
ਇਹ ਪੱਤ੍ਰੀ ਲਗਭਗ 85-95 ਈ. ਦੇ ਵਿਚਕਾਰ ਲਿਖੀ ਗਈ।
ਯੂਹੰਨਾ ਨੇ ਇਹ ਪੱਤ੍ਰੀ ਏਸ਼ੀਆ ਮਾਈਨਰ ਦੇ ਅਫ਼ਸੁਸ ਤੋਂ ਲਿਖੀ।

ਪ੍ਰਾਪਤ ਕਰਤਾ

3 ਯੂਹੰਨਾ ਦੀ ਪੱਤ੍ਰੀ ਗਾਯੂਸ ਨੂੰ ਸੰਬੋਧਿਤ ਕੀਤੀ ਗਈ ਹੈ, ਇਹ ਗਾਯੂਸ ਸਪੱਸ਼ਟ ਰੂਪ ਵਿੱਚ ਉਨ੍ਹਾਂ ਕਲੀਸਿਯਾਵਾਂ ਵਿੱਚੋਂ ਕਿਸੇ ਇੱਕ ਕਲੀਸਿਯਾ ਦਾ ਪ੍ਰਮੁੱਖ ਸੱਦਸ ਸੀ, ਜਿਨ੍ਹਾਂ ਨੂੰ ਰਸੂਲ ਯੂਹੰਨਾ ਜਾਣਦਾ ਸੀ। ਗਾਯੂਸ ਆਪਣੀ ਪ੍ਰਾਹੁਣਚਾਰੀ ਲਈ ਜਾਣਿਆ ਜਾਂਦਾ ਸੀ।

ਉਦੇਸ਼

ਸਥਾਨਕ ਕਲੀਸਿਯਾ ਦੀ ਅਗਵਾਈ ਕਰਨ ਵਿੱਚ ਸੁਵੈ-ਵਡਿਆਈ ਅਤੇ ਸੁਵੈ-ਧਾਰਨਾ ਦੇ ਵਿਰੁੱਧ ਚੇਤਾਵਨੀ ਦੇਣ ਲਈ, ਸੱਚ ਸਿੱਖਿਅਕਾਂ ਦੀਆਂ ਲੋੜਾਂ ਨੂੰ ਆਪਣੀਆਂ ਲੋੜਾਂ ਤੋਂ ਉੱਪਰ ਰੱਖਣ ਲਈ ਗਾਯੂਸ ਦੇ ਪ੍ਰਸ਼ੰਸਾ ਯੋਗ ਵਿਹਾਰ ਦੀ ਸ਼ਲਾਘਾ ਕਰਨ ਲਈ (5-8), ਦਿਯੂਤ੍ਰਿਏਸ ਦੇ ਘਿਨਾਉਣੇ ਵਿਹਾਰ ਦੇ ਵਿਰੁੱਧ ਚੇਤਾਵਨੀ ਦੇਣ ਲਈ, ਜੋ ਆਪਣੀਆਂ ਲੋੜਾਂ ਨੂੰ ਮਸੀਹ ਦੇ ਕੰਮਾਂ ਤੋਂ ਉੱਪਰ ਰੱਖਦਾ ਹੈ (9), ਇੱਕ ਯਾਤਰੀ ਸਿੱਖਿਅਕ ਦੇ ਰੂਪ ਵਿੱਚ ਦਿਮੋਤ੍ਰਿਯੂਸ ਦੇ ਲਈ ਗਵਾਹੀ ਦੇਣ ਲਈ ਜੋ ਯੂਹੰਨਾ ਦੀ ਤੀਸਰੀ ਪੱਤ੍ਰੀ ਨੂੰ ਪਹੁੰਚਾਉਣ ਵਾਲਾ ਸੀ (12), ਅਤੇ ਆਪਣੇ

ਪਾਠਕਾਂ ਨੂੰ ਸੁਚਿਤ ਕਰਨ ਲਈ ਕਿ ਯੂਹੰਨਾ ਛੇਤੀ ਉਨ੍ਹਾਂ ਨੂੰ ਮਿਲਣ ਲਈ ਆ ਰਿਹਾ ਸੀ (14)।

ਵਿਸ਼ਾ-ਵਸਤੂ

ਵਿਸ਼ਵਾਸੀ ਦੀ ਪ੍ਰਾਹੁਣਚਾਰੀ

ਰੂਪ-ਰੇਖਾ

1. ਭੂਮਿਕਾ 1:1-4
2. ਪਰਦੇਸੀਆਂ ਦੇ ਪ੍ਰਤੀ ਪ੍ਰਾਹੁਣਚਾਰੀ — 1:5-8
3. ਦੁਸ਼ਟਤਾ ਦੀ ਨਹੀਂ, ਸਗੋਂ ਚੰਗਿਆਈ ਦੀ ਰੀਸ ਕਰਨਾ — 1:9-12
4. ਸਮਾਪਤੀ — 1:13-15

ਨਮਸਕਾਰ

1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੂਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।

2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।

3 ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚਲਦਾ ਵੀ ਹੈਂ।

4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੇ ਮੈਂ ਸੁਣਾਂ ਕਿ ਮੇਰੇ ਬਚੇ ਸਚਿਆਈ ਉੱਤੇ ਚੱਲਦੇ ਹਨ।

ਗਾਯੂਸ ਦੀ ਵਡਿਆਈ

5 ਪਿਆਰਿਆ, ਜੇ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੇ ਵਫ਼ਾਦਾਰੀ ਦਾ ਕੰਮ ਕਰਦਾ ਹੈ।

6 ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਗਾ।

7 ਕਿਉਂ ਜੇ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੰਮਾਂ ਤੋਂ ਕੁਝ ਨਹੀਂ ਲੈਂਦੇ।

8 ਇਸ ਲਈ ਸਾਨੂੰ ਚਾਹੀਦਾ ਹੈ, ਜੇ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ

ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।

ਦਿਯੁਤ੍ਰਿਫੇਸ ਅਤੇ ਦਿਮੇਤ੍ਰਿਯੁਸ

9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।

10 ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!

11 ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।

12 ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।

ਆਖਰੀ ਨਮਸਕਾਰ

13 ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ।

14 ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ।

15 ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।

ਯਹੂਦਾਹ ਦੀ ਪੱਤ੍ਰੀ

ਲੇਖਕ

ਲੇਖਕ ਆਪਣੀ ਪਛਾਣ “ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ” (1:1) ਕਰਕੇ ਦਿੰਦਾ ਹੈ। ਇਹ ਯਹੂਦਾਹ ਸ਼ਾਇਦ ਉਹ ਸੀ, ਜਿਸ ਨੂੰ ਯੂਹੰਨਾ 14:22 ਵਿੱਚ “ਯਹੂਦਾਹ” ਦਾ ਨਾਮ ਨਾਲ ਸੱਦਿਆ ਗਿਆ ਹੈ, ਜੋ ਕਿ ਉਸ ਦੇ ਰਸੂਲਾਂ ਵਿੱਚੋਂ ਇੱਕ ਸੀ। ਉਸ ਨੂੰ ਆਮ ਤੌਰ ਤੇ ਯਿਸੂ ਦਾ ਭਰਾ ਵੀ ਮੰਨਿਆ ਜਾਂਦਾ ਹੈ। ਉਹ ਪਹਿਲਾਂ ਅਵਿਸ਼ਵਾਸੀ ਸੀ (ਯੂਹੰਨਾ 7:5), ਪਰ ਯਿਸੂ ਦੇ ਸਵਰਗ ਵਾਪਸ ਜਾਣ ਤੋਂ ਬਾਅਦ ਉਸ ਨੂੰ ਆਪਣੀ ਮਾਤਾ ਅਤੇ ਬਾਕੀ ਚੇਲਿਆਂ ਦੇ ਨਾਲ ਉਪਰਲੇ ਕਮਰੇ ਵਿੱਚ ਵੇਖਿਆ ਜਾ ਸਕਦਾ ਹੈ (ਰਸੂਲ 1:14)।

ਤਾਰੀਖ਼ ਅਤੇ ਲਿਖਣ ਦਾ ਸਥਾਨ

ਇਹ ਪੱਤ੍ਰੀ ਲਗਭਗ 60-80 ਈ. ਦੇ ਵਿਚਕਾਰ ਲਿਖੀ ਗਈ।

ਯਹੂਦਾਹ ਦੀ ਪੱਤ੍ਰੀ ਨੂੰ ਲਿਖੇ ਜਾਣ ਦੇ ਸਥਾਨ

ਦਾ ਅੰਦਾਜ਼ਾ ਅਲੇਕਜੈਨਡਰਿਆ ਤੋਂ ਲੈ ਕੇ ਰੋਮ ਤੱਕ ਲਾਇਆ ਜਾਂਦਾ ਹੈ।

ਪ੍ਰਾਪਤ ਕਰਤਾ

ਇੱਕ ਆਮ ਵਾਕ, “ਉਨ੍ਹਾਂ ਲਈ ਜਿਨ੍ਹਾਂ ਨੂੰ ਪਿਤਾ ਪਰਮੇਸ਼ੁਰ ਦੁਆਰਾ ਪਵਿੱਤਰ ਕੀਤਾ ਗਿਆ ਹੈ ਅਤੇ ਯਿਸੂ ਮਸੀਹ ਵਿੱਚ ਬਚਾਇਆ ਗਿਆ ਹੈ, ਅਤੇ ਬੁਲਾਇਆ ਗਿਆ ਹੈ,” ਸਾਰੇ ਈਸਾਈਆਂ ਵੱਲ ਸੰਕੇਤ ਕਰਦਾ ਹੈ; ਫਿਰ ਵੀ, ਝੂਠੇ ਸਿੱਖਿਅਕਾਂ ਲਈ ਉਸ ਦੇ ਸੰਦੇਸ਼ ਨੂੰ ਵੇਖਦਿਆਂ ਹੋਇਆਂ, ਇਹ ਕਿਹਾ ਜਾ ਸਕਦਾ ਹੈ ਕਿ ਉਹ ਕਿਸੇ ਖਾਸ ਸਮੂਹ ਦੀ ਬਜਾਏ ਸਾਰੇ ਝੂਠੇ ਸਿੱਖਿਅਕਾਂ ਨੂੰ ਸੰਬੋਧਿਤ ਕਰ ਰਿਹਾ ਸੀ।

ਉਦੇਸ਼

ਯਹੂਦਾਹ ਨੇ ਇਸ ਪੱਤ੍ਰੀ ਨੂੰ ਇਸ ਉਦੇਸ਼ ਨਾਲ ਲਿਖਿਆ ਕਿ ਕਲੀਸਿਯਾ ਨੂੰ ਯਾਦ ਦਿਲਾ ਸਕੇ ਕਿ ਉਨ੍ਹਾਂ ਨੂੰ ਆਪਣੀ ਨਿਹਚਾ ਵਿੱਚ ਤਕੜੇ ਰਹਿਣ ਅਤੇ ਝੂਠੀ-ਸਿੱਖਿਆ ਦਾ ਵਿਰੋਧ ਕਰਨ ਲਈ ਲਗਾਤਾਰ ਚੌਕਸ ਰਹਿਣ ਦੀ ਲੋੜ ਹੈ। ਉਹ ਹਰ ਜਗ੍ਹਾ ਰਹਿਣ ਵਾਲੇ

ਇਸਾਈਆਂ ਨੂੰ ਕੁਝ ਕਰਨ ਲਈ ਉਤਸ਼ਾਹਿਤ ਕਰਨਾ ਚਾਹੁੰਦਾ ਸੀ। ਉਹ ਚਾਹੁੰਦਾ ਸੀ ਕਿ ਉਹ ਝੂਠੀਆਂ ਸਿੱਖਿਆਵਾਂ ਦੇ ਖ਼ਤਰਿਆਂ ਨੂੰ ਪਛਾਣਨ, ਆਪਣੇ ਆਪ ਦੀ ਅਤੇ ਦੂਜੇ ਵਿਸ਼ਵਾਸੀਆਂ ਦੀ ਰਾਖੀ ਕਰਨ, ਅਤੇ ਜਿਹੜੇ ਪਹਿਲਾਂ ਹੀ ਖੋਖਾ ਖਾ ਚੁੱਕੇ ਸਨ, ਉਨ੍ਹਾਂ ਨੂੰ ਵਾਪਸ ਜਿੱਤਣ। ਯਹੂਦਾਹ ਅਜਿਹੇ ਈਸ਼ਵਰ-ਰਹਿਤ ਸਿੱਖਿਅਕਾਂ ਦੇ ਵਿਰੋਧ ਲਿਖ ਰਿਹਾ ਸੀ, ਜੋ ਇਹ ਸਿੱਖਾ ਰਹੇ ਸਨ ਕਿ ਇਸਾਈ ਲੋਕ ਪਰਮੇਸ਼ੁਰ ਦੀ ਸਜ਼ਾ ਦੇ ਡਰ ਤੋਂ ਬਗ਼ੈਰ, ਜੋ ਕੁਝ ਚਾਹੁਣ ਉਹ ਕਰ ਸਕਦੇ ਹਨ।

ਵਿਸ਼ਾ-ਵਸਤੂ

ਵਿਸ਼ਵਾਸ ਲਈ ਲੜਾਈ

ਰੂਪ-ਰੇਖਾ

1. ਜਾਣ-ਪਛਾਣ — 1:1-2
2. ਝੂਠੇ ਸਿੱਖਿਅਕਾਂ ਦਾ ਵਰਣਨ ਅਤੇ ਉਨ੍ਹਾਂ ਦਾ ਭਵਿੱਖ — 1: 3-16
3. ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨਾ — 1:17-25

ਨਮਸਕਾਰ

1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,

2 ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।

ਝੂਠੇ ਗੁਰੂ

3 ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।

4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ

ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

5 ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।

6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।

7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।

8 ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।

9 ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!

10 ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।

11 ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਾਅਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।

12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।

13 ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ

ਹਨ ਜੋ ਆਪਣੀ ਸ਼ਰਮਿੰਦਗੀ ਦੀ ਝੰਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।

14 ਨਾਲੇ ਹਨੇਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।

15 ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੇਸ਼ੀ ਠਹਿਰਾਵੇ।

16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੇਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।

ਚਿਤਾਵਨੀ ਅਤੇ ਉਪਦੇਸ਼

17 ਪਰ ਤੁਸੀਂ ਹੋ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ।

18 ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।

19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾਂ ਵਿੱਚ ਆਤਮਾ ਨਹੀਂ।

20 ਪਰ ਤੁਸੀਂ ਹੋ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।

21 ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।

22 ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।

23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ

ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੇ।

ਬਰਕਤ ਦੇ ਵਚਨ

²⁴ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।

²⁵ ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ।

ਯੂਹੰਨਾ ਦੇ ਪਰਕਾਸ਼ ਦੀ ਪੋਥੀ

ਲੇਖਕ

ਰਸੂਲ ਯੂਹੰਨਾ ਆਪਣੇ ਆਪ ਨੂੰ ਇਸ ਪੁਸਤਕ ਦਾ ਲੇਖਕ ਕਰਕੇ ਦਰਸਾਉਂਦਾ ਹੈ, ਜਿਸ ਨੇ ਉਹ ਸਭ ਕੁਝ ਲਿਖਿਆ ਜੋ ਪਰਮੇਸ਼ੁਰ ਨੇ ਸਵਰਗ ਦੂਤ ਦੀ ਜੁਬਾਨੀ ਉਸ ਨੂੰ ਆਖਿਆ ਸੀ। ਕਲੀਸਿਯਾ ਦੇ ਸਭ ਤੋਂ ਪਹਿਲੇ ਲੇਖਕ, ਜਿਵੇਂ ਕਿ ਜਸਟਿਨ ਮਾਰਟਰ, ਆਇਰੀਨੀਅਸ, ਹਿਪੋਲਿਅਟਸ, ਤਰਤੁਲੀਅਨ, ਕਲੇਮੈਂਟ, ਐਲੇਕਜ਼ਾਨਡ੍ਰਿਆ ਅਤੇ ਮੁਰਟੀਰੀਅਨ ਆਦਿ ਸਭ ਰਸੂਲ ਯੂਹੰਨਾ ਨੂੰ ਪਰਕਾਸ਼ ਦੀ ਪੋਥੀ ਦੀ ਪੁਸਤਕ ਦੇ ਲੇਖਕ ਵਜੋਂ ਸਵੀਕਾਰ ਕਰਦੇ ਹਨ। ਪਰਕਾਸ਼ ਦੀ ਪੋਥੀ 'ਭਵਿੱਖਬਾਣੀ' ਰੂਪ ਵਿੱਚ ਲਿਖੀ ਗਈ ਹੈ, ਜੋ ਕਿ ਇੱਕ ਪ੍ਰਕਾਰ ਦਾ ਯਹੂਦੀ ਸਾਹਿਤ ਹੈ, ਇਹ ਸੰਕੇਤਕ ਚਿੱਤਰਾਂ ਦੀ ਵਰਤੋਂ ਕਰਦੇ ਹੋਏ ਕਲੀਸਿਯਾ ਦੇ ਉਨ੍ਹਾਂ ਲੋਕਾਂ ਲਈ ਇੱਕ ਉਮੀਦ ਦਾ ਸੰਚਾਰ ਕਰਦੀ ਹੈ (ਅੰਤ ਵਿੱਚ ਪਰਮੇਸ਼ੁਰ ਦੀ ਪੂਰੀ ਤਰ੍ਹਾਂ ਜਿੱਤ ਨਾਲ) ਜੋ ਅਤਿਆਚਾਰ ਸਹਿ ਰਹੇ ਸਨ।

ਤਾਰੀਖ ਅਤੇ ਲਿਖਣ ਦਾ ਸਥਾਨ

ਇਹ ਪੁਸਤਕ ਲਗਭਗ 95-96 ਈ. ਦੇ ਵਿਚਕਾਰ ਲਿਖੀ ਗਈ।

ਯੂਹੰਨਾ ਦੱਸਦਾ ਹੈ ਕਿ ਉਹ ਈਜੀਅਨ ਸਾਗਰ ਵਿੱਚ ਪਤਮੁਸ ਨਾਮ ਦੇ ਇੱਕ ਟਾਪੂ ਉੱਤੇ ਸੀ ਜਦੋਂ ਉਸ ਨੇ ਇਸ ਭਵਿੱਖਬਾਣੀ ਨੂੰ ਪ੍ਰਾਪਤ ਕੀਤਾ (1:9)।

ਪ੍ਰਾਪਤ ਕਰਤਾ

ਯੂਹੰਨਾ ਨੇ ਕਿਹਾ ਕਿ ਇਹ ਭਵਿੱਖਬਾਣੀ ਏਸ਼ੀਆ ਵਿੱਚ ਸੱਤ ਕਲੀਸਿਯਾਵਾਂ ਨੂੰ ਸੰਬੋਧਿਤ ਕਰਦੇ ਹੋਏ ਕੀਤੀ ਗਈ ਸੀ (1:4)।

ਉਦੇਸ਼

ਪਰਕਾਸ਼ ਦੀ ਪੋਥੀ ਦਾ ਮਕਸਦ ਯਿਸੂ ਮਸੀਹ ਨੂੰ ਪ੍ਰਗਟ ਕਰਨਾ ਹੈ (1:1), ਅਤੇ ਉਸ ਦੇ ਵਿਅਕਤੀਤਵ, ਉਸ ਦੀ ਸ਼ਕਤੀ ਅਤੇ ਉਸ ਦੇ ਦਾਸਾਂ ਨੂੰ ਉਹ ਵਿਖਾਉਣਾ ਹੈ, ਜੋ ਛੇਤੀ ਹੀ ਹੋਣ ਵਾਲਾ ਹੈ। ਇਹ ਆਖਰੀ

ਚੇਤਾਵਨੀ ਹੈ ਕਿ ਸੰਸਾਰ ਦਾ ਅੰਤ ਜ਼ਰੂਰ ਹੋਵੇਗਾ ਅਤੇ ਨਿਆਂ ਹੋਣਾ ਤੈਅ ਹੈ। ਇਹ ਪੁਸਤਕ ਸਾਨੂੰ ਸਵਰਗ ਦੀ ਅਤੇ ਉਸ ਸਾਰੀ ਸ਼ਾਨਦਾਰ ਮਹਿਮਾ ਦੀ ਇੱਕ ਛੋਟੀ ਜਿਹੀ ਝਲਕ ਦਿੰਦੀ ਹੈ ਜੋ ਉਨ੍ਹਾਂ ਦੀ ਉਡੀਕ ਕਰਦੀ ਹੈ, ਜੋ ਆਪਣੇ ਬਸਤਰ ਨੂੰ ਚਿੱਟਾ ਰੱਖਦੇ ਹਨ। ਪਰਕਾਸ਼ ਦੀ ਪੋਥੀ ਸਾਨੂੰ ਮਹਾ-ਕਸ਼ਟ ਅਤੇ ਉਸ ਨਾਲ ਜੁੜੀਆਂ ਸਾਰੀਆਂ ਬਿਪਤਾਂ ਬਾਰੇ ਦੱਸਦੀ ਹੈ ਅਤੇ ਨਾਲ ਹੀ ਉਸ ਆਖਰੀ ਵੱਡੀ-ਅੱਗ ਬਾਰੇ ਵੀ, ਜਿਸ ਦਾ ਸਾਹਮਣਾ ਸਾਰੇ ਅਵਿਸ਼ਵਾਸੀ ਲੋਕਾਂ ਨੂੰ ਅਨੰਤਕਾਲ ਲਈ ਕਰਨਾ ਪਵੇਗਾ। ਇਹ ਪੁਸਤਕ ਸ਼ੈਤਾਨ ਦੇ ਡੋਗੇ ਜਾਣ ਅਤੇ ਉਸ ਦੇ ਅਤੇ ਉਸ ਦੇ ਦੂਤਾਂ ਲਈ ਨਿਯੁਕਤ ਵਿਨਾਸ਼ ਦੀ ਗੱਲ ਵਾਰ-ਵਾਰ ਦੋਹਰਾਉਂਦੀ ਹੈ।

ਵਿਸ਼ਾ-ਵਸਤੂ

ਖੁਲਾਸਾ ਕਰਨਾ

ਰੂਪ-ਰੇਖਾ

1. ਮਸੀਹ ਦਾ ਪ੍ਰਕਾਸ਼ਨ ਅਤੇ ਯਿਸੂ ਦੀ ਗਵਾਹੀ — 1:1-8
2. ਉਹ ਚੀਜ਼ਾਂ ਜੋ ਤੁਸੀਂ ਦੇਖੀਆਂ ਹਨ — 1:9-20
3. ਸੱਤ ਸਥਾਨਕ ਕਲੀਸਿਯਾਵਾਂ — 2:1-3:22
4. ਵਾਪਰਨ ਵਾਲੀਆਂ ਘਟਨਾਵਾਂ — 4:1-22:5
5. ਪ੍ਰਭੂ ਦੀ ਆਖਰੀ ਚੇਤਾਵਨੀ ਅਤੇ ਰਸੂਲ ਦੀ ਆਖਰੀ ਪ੍ਰਾਰਥਨਾ — 22:6-21

1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਉਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।

2 ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ।

3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ

ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।

ਸੱਤਾਂ ਕਲੀਸਿਯਾਵਾਂ ਨੂੰ ਨਮਸਕਾਰ

4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।

5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੋਂ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।

6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।

7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।

8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।

ਯੂਹੰਨਾ ਨੂੰ ਮਸੀਹ ਦਾ ਦਰਸ਼ਣ

9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮਸ਼ ਕਿਹਾ ਜਾਂਦਾ ਹੈ।

10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ,

11 ਕਿ ਜੋ ਕੁਝ ਤੂੰ ਵੇਖਦਾ ਹੈਂ, ਸੇ ਇੱਕ ਪੋਥੀ ਵਿੱਚ ਲਿਖ ਲੈ ਅਤੇ

ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੂਸ, ਸਮੁਰਨੇ, ਪਰਗਮੁਮ, ਬੁਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।

12 ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।

13 ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।

14 ਉਹ ਦਾ ਸਿਰ ਅਤੇ ਵਾਲ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।

15 ਅਤੇ ਉਹ ਦੇ ਪੈਰ ਸੁੱਖ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਏ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੁਕ ਵਰਗੀ ਸੀ।

16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।

17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ

18 ਅਤੇ ਜਿਉਂਦਾ ਹਾਂ। ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ।

19 ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੇ ਤੂੰ ਲਿਖ ਲੈ।

20 ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।

2

ਅਫ਼ਸੁਸ ਨੂੰ ਸੰਦੇਸ਼

1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,

2 ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੇ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।

3 ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।

4 ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।

5 ਮੈਂ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੇਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੇਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।

6 ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ।

7 ਜਿਹ ਦੇ ਕੰਨ ਹੋਣ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਫ਼ ਵਿੱਚੋਂ ਖਾਣ ਲਈ ਦਿਆਂਗਾ, ਜੇ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।

ਸਮੁਰਨੇ ਨੂੰ ਸੰਦੇਸ਼

8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ

9 ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ

ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।

10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।

11 ਜਿਹ ਦੇ ਕੰਨ ਹੋਣ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।

ਪਰਗਮੁਮ ਨੂੰ ਸੰਦੇਸ਼

12 ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,

13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੇ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।

14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੇਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।

15 ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ।

16 ਇਸ ਲਈ ਤੇਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।

17 ਜਿਹ ਦੇ ਕੰਨ ਹਨ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।

ਥੁਆਤੀਰੇ ਨੂੰ ਸੰਦੇਸ਼

18 ਥੁਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ, 19 ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਥਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।

20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।

21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।

22 ਵੇਖ, ਮੈਂ ਉਹ ਨੂੰ ਇੱਕ ਵਿਛੋੜੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ।

23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੇ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।

24 ਮੈਂ ਤੁਹਾਨੂੰ ਅਰਥਾਤ ਥੁਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।

25 ਤਾਂ ਵੀ ਜੇ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੱਕ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ।

26 ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ।

27 ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।

28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ।

29 ਜਿਹ ਦੇ ਕੰਨ ਹਨ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।

3

ਸਾਰਦੀਸ ਨੂੰ ਸੰਦੇਸ਼

1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੇ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।

2 ਚੌਕਸ ਹੋ ਜਾ ਅਤੇ ਜੇ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੇ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।

3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ

ਨਾ ਹੋਵੇਗਾ ਜੇ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ।

4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।

5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਢੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।

6 ਜਿਹ ਦੇ ਕੰਨ ਹਨ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।

ਫਿਲਦਲਫੀਏ ਨੂੰ ਸੰਦੇਸ਼

7 ਫਿਲਦਲਫੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਉਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,

8 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।

9 ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੇ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੇ ਮੈਂ ਤੇਰੇ ਨਾਲ ਪਿਆਰ ਕੀਤਾ।

10 ਤੂੰ ਜੇ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੇ ਧਰਤੀ

ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।

11 ਮੈਂ ਛੇਤੀ ਆਉਂਦਾ ਹਾਂ। ਜੇ ਕੁਝ ਤੇਰੇ ਕੋਲ ਹੈ ਸੇ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।

12 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।

13 ਜਿਹ ਦੇ ਕੰਨ ਹਨ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।

ਲਾਉਦਿਕੀਏ ਨੂੰ ਸੰਦੇਸ਼

14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,

15 ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੋਂ ਅਤੇ ਨਾ ਗਰਮ ਹੋਂ। ਮੈਂ ਚਾਹੁੰਦਾ ਸੀ ਜੇ ਤੂੰ ਠੰਡਾ ਜਾਂ ਗਰਮ ਹੁੰਦਾ!

16 ਸੇ ਤੂੰ ਸੀਲ ਗਰਮ ਜੇ ਹੋਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।

17 ਤੂੰ ਜੇ ਆਖਦਾ ਹੈਂ ਜੇ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।

18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੇਨਾ ਮੇਰੇ ਕੋਲੋਂ ਮੁਲ ਲੈ, ਤਾਂ ਜੇ ਤੂੰ ਧਨਵਾਨ ਜੇ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੇ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੇ ਤੂੰ ਸੁਜਾਖਾ ਹੋ ਜਾਵੇਂ।

19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਖਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉਦਮੀ ਬਣ ਅਤੇ ਤੋਬਾ ਕਰ।

20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।

21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।

22 ਜਿਹ ਦੇ ਕੰਨ ਹਨ ਸੇ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।

4

ਸਵਰਗ ਵਿੱਚ ਅਰਾਧਨਾ

1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੇ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ **ਐਧਰ ਉੱਪਰ ਨੂੰ ਆ ਜਾ ਅਤੇ ਜੇ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂਗਾ।**

2 ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।

3 ਅਤੇ ਜਿਹੜਾ ਬਿਰਾਜਮਾਨ ਹੈ ਸੇ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।

4 ਸਿੰਘਾਸਣ ਦੇ ਆਲੇ-ਦੁਆਲੇ ਚੌਢੀ ਗੱਦੀਆਂ ਹਨ ਅਤੇ ਮੈਂ ਚੌਢੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।

5 ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ

ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸੁਰ ਦੇ ਸੱਤੇ ਆਤਮੇ ਹਨ।

6 ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।

7 ਅਤੇ ਪਹਿਲਾ ਪ੍ਰਾਣੀ ਬੱਥਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।

8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!

9 ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ

10 ਤਾਂ ਚੌਢੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁਟਣਗੇ

11 ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!

5

ਮੋਹਰਬੰਦ ਪੁਸਤਕ ਲੇਲਾ

1 ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।

2 ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?

3 ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।

4 ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।

5 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਉਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।

6 ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।

7 ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।

8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਢੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੱਤਾਂ ਦੀਆਂ ਪ੍ਰਾਰਥਨਾਵਾਂ ਹਨ।

9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ, 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।

11 ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।

12 ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ,

ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!

13 ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!

14 ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।

6

ਸੱਤ ਮੋਹਰਾਂ ਦਾ ਖੋਲਿਆ ਜਾਣਾ

1 ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!

2 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।

3 ਜਦੋਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ!

4 ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੇ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।

5 ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।

6 ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੋ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀ!

7 ਜਦੋਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਪ੍ਰਾਣੀ ਦੀ ਅਵਾਜ਼ ਇਹ ਆਖਦੇ ਸੁਣੀ, ਕਿ ਆ ਜਾ!

8 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁਟਣ।

9 ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।

10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈ?

11 ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!

12 ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।

13 ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਸ ਪੁਕਾਰ ਹੰਜ਼ੀਰ ਦੇ ਬੂਟੇ ਤੋਂ ਜੋ ਵੱਡੀ ਹਨੇਰੀ ਨਾਲ ਝੋਕੇ ਖਾਂਦਾ ਹੈ, ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ।

14 ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ-ਆਪਣੇ ਸਥਾਨ ਤੋਂ ਹਿੱਲ ਗਿਆ।

15 ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ

ਵਿੱਚ ਲੁਕੇ ਲਿਆ।

16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!

17 ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?

7

ਇਸਰਾਏਲ ਦੇ 1,44,000 ਲੋਕ

1 ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੱਥਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।

2 ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।

3 ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।

4 ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚਤੁਾਲੀ ਹਜ਼ਾਰ ਉੱਤੇ ਮੋਹਰ ਲੱਗੀ -

5 ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,

6 ਆਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਥਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,

7 ਸ਼ਮੂਊਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,

8 ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ

ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।

ਇੱਕ ਵੱਡੀ ਭੀੜ

9 ਇਸ ਤੋਂ ਬਾਅਦ ਮੈਂ ਨਿਗ੍ਰਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ।

10 ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।

11 ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।

12 ਅਤੇ ਬੇਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।

13 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?

14 ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।

15 ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।

16 ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,

17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।

8

ਸੱਤਵੀਂ ਮੋਹਰ ਅਤੇ ਸੋਨੇ ਦਾ ਧੂਪਦਾਨ

1 ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।

2 ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰੀਆਂ ਫੜਾਈਆਂ ਗਈਆਂ।

3 ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।

4 ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।

5 ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ।

ਸੱਤ ਤੁਰੀਆਂ

6 ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰੀਆਂ ਸਨ, ਆਪਣੇ ਆਪ ਨੂੰ ਤੁਰੀਆਂ ਵਜਾਉਣ ਲਈ ਤਿਆਰ ਕੀਤਾ।

7 ਪਹਿਲੇ ਦੂਤ ਨੇ ਤੁਰੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੁੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਹੱਥਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।

8 ਫੇਰ ਦੂਜੇ ਦੂਤ ਨੇ ਤੁਰੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ

ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ।

9 ਅਤੇ ਸਮੁੰਦਰ ਦੇ ਜਲ ਜੰਤੂਆਂ ਦਾ ਇੱਕ ਤਿਹਾਈ ਮਰ ਗਿਆ ਅਤੇ ਜਹਾਜ਼ਾਂ ਦਾ ਇੱਕ ਤਿਹਾਈ ਨਸ਼ਟ ਹੋ ਗਿਆ।

10 ਫੇਰ ਤੀਜੇ ਦੂਤ ਨੇ ਤੁਰੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।

11 ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ।

12 ਫੇਰ ਚੌਥੇ ਦੂਤ ਨੇ ਤੁਰੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।

13 ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰੀ ਵਜਾਉਣੀ ਹੈ!

9

1 ਪੰਜਵੇਂ ਦੂਤ ਨੇ ਤੁਰੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ।

2 ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂਆਂ ਵੱਡੇ ਭੱਠੇ ਦੇ ਧੂੰਏਂ ਵਾਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ।

3 ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ।

4 ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ

ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੇ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ।

5 ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੇ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।

6 ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ।

7 ਅਤੇ ਉਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆਂ ਵਰਗਾ ਸੀ, ਜਿਹੜੇ ਯੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ। ਉਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜਿਹੇ ਸਨ ਅਤੇ ਉਹਨਾਂ ਦੇ ਮੂੰਹ ਮਨੁੱਖਾਂ ਦੇ ਚਿਹਰੇ ਵਰਗੇ ਸਨ।

8 ਉਹਨਾਂ ਦੇ ਵਾਲ਼ ਔਰਤਾਂ ਦੇ ਵਾਲ਼ਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ।

9 ਅਤੇ ਉਹਨਾਂ ਦੇ ਸੀਨੇ ਬੰਦ ਲੋਹੇ ਦੇ ਸੀਨੇ ਬੰਦਾ ਵਰਗੇ ਸਨ ਅਤੇ ਉਹਨਾਂ ਦੇ ਖੰਥਾਂ ਦੀ ਘੂਕ ਰੱਥਾਂ ਸਗੋਂ ਲੜਾਈ ਵਿੱਚ ਦੌੜਦਿਆਂ ਹੋਇਆਂ ਬਹੁਤਿਆਂ ਘੋੜਿਆਂ ਦੀ ਅਵਾਜ਼ ਜਿਹੀ ਸੀ।

10 ਅਤੇ ਉਹਨਾਂ ਦੀਆਂ ਪੂੰਛਾਂ ਬਿਛੂਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ।

11 ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ।

12 ਇੱਕ ਦੁੱਖ ਬੀਤ ਗਿਆ, ਵੇਖੋ, ਇਹ ਦੇ ਬਾਅਦ ਅਜੇ ਦੇ ਦੁੱਖ ਹੋਰ ਆਉਂਦੇ ਹਨ!

13 ਛੇਵੇਂ ਦੂਤ ਨੇ ਤੁਰੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿਰਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ।

14 ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ

ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ!

15 ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ।

16 ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ।

17 ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!

18 ਅੱਗ, ਧੂੰਆਂ ਅਤੇ ਗੰਧਕ ਜਿਹੜੀ ਉਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ, ਇਨ੍ਹਾਂ ਤਿੰਨਾਂ ਮਹਾਂਮਾਰੀਆਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ।

19 ਉਹਨਾਂ ਘੋੜਿਆਂ ਦਾ ਬਲ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਹੈ, ਕਿਉਂ ਜੋ ਉਹਨਾਂ ਦੀਆਂ ਪੂੰਛਾਂ ਸੱਪਾਂ ਵਰਗੀਆਂ ਹਨ ਅਤੇ ਉਹਨਾਂ ਦੇ ਸਿਰ ਵੀ ਹਨ ਅਤੇ ਉਹ ਉਨ੍ਹਾਂ ਦੇ ਨਾਲ ਵਿਨਾਸ਼ ਕਰਦੇ ਹਨ।

20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,

21 ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।

10

ਸਵਰਗ ਦੂਤ ਅਤੇ ਛੋਟੀ ਪੁਸਤਕ

1 ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਘ ਸੀ, ਉਸ ਦਾ ਮੂੰਹ

ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।

2 ਅਤੇ ਆਪਣੇ ਹੱਥ ਵਿੱਚ ਇੱਕ ਖੁੱਲੀ ਹੋਈ ਛੋਟੀ ਜਿਹੀ ਪੋਥੀ ਉਸ ਨੇ ਫੜੀ ਹੋਈ ਸੀ। ਉਸ ਨੇ ਆਪਣੇ ਸੱਜੇ ਪੈਰ ਨੂੰ ਸਮੁੰਦਰ ਉੱਤੇ ਅਤੇ ਖੱਬੇ ਪੈਰ ਨੂੰ ਧਰਤੀ ਉੱਤੇ ਟਿਕਾਇਆ।

3 ਤਾਂ ਉਸ ਨੇ ਵੱਡੀ ਅਵਾਜ਼ ਨਾਲ ਇਸ ਤਰ੍ਹਾਂ ਪੁਕਾਰਿਆ ਜਿਵੇਂ ਬੱਬਰ ਸ਼ੇਰ ਗੱਜਦਾ ਹੈ। ਜਦੋਂ ਉਸ ਨੇ ਪੁਕਾਰਿਆ ਤਾਂ ਬੱਦਲ ਦੀਆਂ ਸੱਤ ਗਰਜਾਂ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ।

4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੇਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!

5 ਜਿਹੜੇ ਦੂਤ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖੜ੍ਹੇ ਵੇਖਿਆ ਸੀ, ਉਸ ਨੇ ਆਪਣਾ ਸੱਜਾ ਹੱਥ ਸਵਰਗ ਵੱਲ ਉੱਠਾਇਆ।

6 ਅਤੇ ਜਿਹੜਾ ਜੁੱਗੋ-ਜੁੱਗੋ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!

7 ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ।

8 ਅਤੇ ਜਿਹੜੀ ਅਵਾਜ਼ ਮੈਂ ਸਵਰਗ ਤੋਂ ਸੁਣੀ ਸੀ ਮੈਂ ਉਹ ਨੂੰ ਆਪਣੇ ਨਾਲ ਫੇਰ ਗੱਲਾਂ ਕਰਦੇ ਅਤੇ ਇਹ ਆਖਦੇ ਸੁਣਿਆ ਭਈ ਜਾ, ਉਹ ਪੋਥੀ ਲੈ ਲੈ ਜੋ ਉਸ ਦੂਤ ਦੇ ਹੱਥ ਵਿੱਚ ਖੁੱਲ੍ਹੀ ਪਈ ਹੈ ਜਿਹੜਾ ਸਮੁੰਦਰ ਅਤੇ ਧਰਤੀ ਉੱਤੇ ਖੜ੍ਹਾ ਹੈ।

9 ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।

10 ਤਦ ਮੈਂ ਉਹ ਛੋਟੀ ਪੋਥੀ ਦੂਤ ਦੇ ਹੱਥੋਂ ਲੈ ਲਈ ਅਤੇ ਉਹ ਨੂੰ ਖਾਧਾ ਅਤੇ ਉਹ ਮੇਰੇ ਮੂੰਹ

ਵਿੱਚ ਸ਼ਹਿਦ ਜਿਹੀ ਮਿੱਠੀ ਲੱਗੀ ਅਤੇ ਜਦੋਂ ਮੈਂ ਉਹ ਨੂੰ ਖਾ ਲਿਆ ਤਦ ਮੇਰਾ ਢਿੱਡ ਕੌੜਾ ਹੋ ਗਿਆ।

11 ਅਤੇ ਉਨ੍ਹਾਂ ਮੈਨੂੰ ਆਖਿਆ, ਤੈਨੂੰ ਬਹੁਤਿਆਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਉੱਤੇ ਫੇਰ ਅਗੰਮ ਵਾਕ ਕਰਨਾ ਪਵੇਗਾ!

11

ਦੋ ਗਵਾਹ

1 ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।

2 ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।

3 ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।

4 ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।

5 ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੇ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।

6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।

7 ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।

8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।

9 ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ।

10 ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।

11 ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।

12 ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।

13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸੁਰ ਦੀ ਵਡਿਆਈ ਕਰਨ ਲੱਗੇ।

14 ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!।

ਸੱਤਵੀਂ ਤਰ੍ਹੀ

15 ਫੇਰ ਸੱਤਵੇਂ ਦੂਤ ਨੇ ਤੁਰੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!

16 ਉਹ ਚੌਥੀ ਬਜ਼ੁਰਗ ਜਿਹੜੇ ਪਰਮੇਸੁਰ ਦੇ ਹਜ਼ੂਰ ਆਪੇ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ,

17 ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,

18 ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੋ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!

19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜ਼ਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।

12

ਔਰਤ ਅਤੇ ਅਜਗਰ

1 ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।

2 ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।

3 ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।

4 ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।

5 ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ

ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।

6 ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।

7 ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।

8 ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।

9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।

10 ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੇਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੇਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!

11 ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪੁਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

12 ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।

13 ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।

14 ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।

15 ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ।

16 ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।

17 ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੱਸ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ।

18 ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।

13

ਦੇ ਦਰਿੰਦੇ

1 ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।

2 ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।

3 ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।

4 ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ

ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ?

5 ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।

6 ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ।

7 ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।

8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।

9 ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ।

10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।

11 ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।

12 ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ।

13 ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।

14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੇ ਉਸ ਦਰਿੰਦੇ ਦੇ ਸਾਹਮਣੇ ਵਿਖਾਉਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ

ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।

15 ਉਹ ਨੂੰ ਇਹ ਵੀ ਦਿੱਤਾ ਗਿਆ ਜੇ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ।

16 ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ।

17 ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।

18 ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।

14

ਲੇਲਾ ਅਤੇ ਉਸ ਦੇ ਲੋਕ

1 ਮੈਂ ਨਿਗਾਹ ਕੀਤੀ ਤਾਂ ਕੁੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।

2 ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।

3 ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।

4 ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।

5 ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।

ਤਿੰਨ ਸਵਰਗ ਦੂਤ

6 ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ।

7 ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!

8 ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।

9 ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੇ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ

10 ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੇ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।

11 ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ।

15

12 ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।

13 ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੇ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।

ਵਾਢੀ

14 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜੀ ਬੈਠਾ ਹੈ।

15 ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ।

16 ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ।

17 ਤਦ ਇੱਕ ਹੋਰ ਦੂਤ ਉਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸਵਰਗ ਵਿੱਚ ਹੈ ਅਤੇ ਉਹ ਦੇ ਕੋਲ ਵੀ ਇੱਕ ਤਿੱਖੀ ਦਾਤੀ ਸੀ।

18 ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੋਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।

19 ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੋਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।

20 ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੌ ਮੀਲ ਤੱਕ ਲਹੂ ਵਗਿਆ।

ਆਖਰੀ ਕਸ਼ਟਾਂ ਦੇ ਨਾਲ ਸਵਰਗ ਦੂਤ

1 ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸੁਰ ਦਾ ਕ੍ਰੋਧ ਸੰਪੂਰਨ ਹੋਇਆ।

2 ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।

3 ਅਤੇ ਉਹ ਪਰਮੇਸੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!

4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੇ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!

5 ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗੁਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ।

6 ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇ ਹੈਕਲ ਵਿੱਚੋਂ ਨਿੱਕਲੇ।

7 ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੇ-ਜੁੱਗੇ ਜਿਉਂਦੇ ਪਰਮੇਸੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ।

8 ਅਤੇ ਪਰਮੇਸੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਪੁੰਏ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।

16

ਪਰਮੇਸ਼ੁਰ ਦੇ ਕੋਪ ਦੇ ਸੱਤ ਕਟੋਰੇ

1 ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੇਲ੍ਹ ਦਿਓ!

2 ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੇਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੇੜੇ ਨਿੱਕਲ ਆਏ।

3 ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੇਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ।

4 ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੇਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ

5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,

6 ਕਿਉਂ ਜੋ ਉਹਨਾਂ ਨੇ ਸੱਤਾਂ ਅਤੇ ਨਬੀਆਂ ਦਾ ਲਹੂ ਵਗਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।

7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।

8 ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੇਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝਲਸੇ

9 ਅਤੇ ਮਨੁੱਖ ਵੱਡੀ ਤਪਸ਼ ਨਾਲ ਝਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੇਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।

10 ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੇਲ੍ਹ ਦਿੱਤਾ। ਤਾਂ ਉਹ ਦਾ ਰਾਜ

ਹਨੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।

11 ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੇਬਾ ਨਾ ਕੀਤੀ।

12 ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੇਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।

13 ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਤੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।

14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।

15 **ਵੇਖੋ, ਮੈਂ ਚੇਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।**

16 ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।

17 ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੇਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!

18 ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!

19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।

20 ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।

21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੇ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।

17

ਵੱਡੀ ਕੰਜਰੀ

1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ।

2 ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਹਰਾਮਕਾਰੀ ਕੀਤੀ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਮੈਅ ਨਾਲ ਮਸਤ ਹੋਏ।

3 ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।

4 ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।

5 ਅਤੇ ਉਹ ਦੇ ਮੱਖੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।

6 ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।

7 ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ

ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।

8 ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੇ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ।

9 ਸਮਝਦਾਰ ਬੁੱਧ ਦਾ ਮੌਕਾ ਇੱਥੇ ਹੀ ਹੈ। ਇਹ ਸੱਤ ਸਿਰ ਸੱਤ ਟਿੱਲੇ ਹਨ ਜਿੱਥੇ ਔਰਤ ਉਹਨਾਂ ਉੱਤੇ ਬੈਠੀ ਹੋਈ ਹੈ।

10 ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।

11 ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੇ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ।

12 ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।

13 ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।

14 ਇਹ ਲੇਲੇ ਨਾਲ ਯੁੱਧ ਕਰਨਗੇ ਅਤੇ ਲੇਲਾ ਉਹਨਾਂ ਉੱਤੇ ਜਿੱਤ ਪਾਵੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਹ ਦੇ ਨਾਲ ਉਹ ਵੀ ਜਿਹੜੇ ਸੱਦੇ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹਨ।

15 ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ।

16 ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।

17 ਕਿਉਂ ਜੋ ਪਰਮੇਸੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸੁਰ ਦੇ ਬਚਨ ਪੂਰੇ ਨਾ ਹੋ ਜਾਣ।

18 ਅਤੇ ਉਹ ਔਰਤ ਜੋ ਤੂੰ ਵੇਖੀ ਸੀ ਉਹ ਵੱਡੀ ਨਗਰੀ ਹੈ ਜਿਹੜੀ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।

18

ਬੇਬੀਲੋਨ ਦਾ ਡਿੱਗਣਾ

1 ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।

2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।

3 ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।

4 ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!

5 ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ।

6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।

7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ

ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!

8 ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ!

9 ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।

10 ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!

11 ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।

12 ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤੂ ਅਤੇ ਭਾਰੇ ਮੁਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤੂ

13 ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।

14 ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!

15 ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ,

16 ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,

17 ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ

ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।

18 ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ?

19 ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਪੂੜ ਪਾਈ ਅਤੇ ਰੌਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!

20 ਹੇ ਸਵਰਗ ਅਤੇ ਹੇ ਸੰਤੋ, ਰਸੂਲੇ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!

21 ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਰੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!

22 ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,

23 ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,

24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!

19

1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ,

ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੇ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।

3 ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!

4 ਤਾਂ ਉਹ ਚੌਠੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!

ਲੇਲੇ ਦਾ ਵਿਆਹ

5 ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੇ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!

6 ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!

7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।

8 ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ।

9 ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।

10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ

ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।

ਸਫ਼ੇਦ ਘੋੜੇ ਦਾ ਸਵਾਰ

11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।

12 ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ।

13 ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।

14 ਅਤੇ ਜਿਹੜੀਆਂ ਫੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।

15 ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।

16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”

17 ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!

18 ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!

19 ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫੌਜਾਂ

ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ।

20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!

21 ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।

20

ਹਜ਼ਾਰ ਸਾਲ ਦਾ ਰਾਜ

1 ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉਤਰਦੇ ਵੇਖਿਆ।

2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।

3 ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।

4 ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ।

ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।

5 ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।

6 ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।

ਸ਼ੈਤਾਨ ਦਾ ਵਿਨਾਸ਼

7 ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੁੱਡਿਆ ਜਾਵੇਗਾ।

8 ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।

9 ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੇ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!

10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।

ਵੱਡਾ ਚਿੱਟਾ ਸਿੰਘਾਸਣ ਅਤੇ ਆਖਰੀ ਨਿਆਂ

11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਉਂ ਧਰਤੀ ਅਤੇ ਅਕਾਸ਼ ਭੰਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।

12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ

ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।

13 ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ।

14 ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ।

15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ।

21

ਨਵਾਂ ਆਕਾਸ਼ ਅਤੇ ਨਵੀਂ ਧਰਤੀ

1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।

2 ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।

4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

5 ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।

6 ਅਤੇ ਉਸ ਨੇ ਮੈਨੂੰ ਆਖਿਆ, ਹੇ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ

ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੇਤੇ ਵਿੱਚੋਂ ਮੁਫ਼ਤ ਪਿਆਵਾਂਗਾ।

7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।

8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ। ਇਹ ਦੂਜੀ ਮੌਤ ਹੈ।

ਨਵਾਂ ਯਹੂਸ਼ਲਮ

9 ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।

10 ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਹੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।

11 ਉਹ ਦੀ ਜੇਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।

12 ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜ਼ਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।

13 ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।

14 ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।

15 ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ

ਅਤੇ ਉਹ ਦੇ ਦਰਵਾਜ਼ਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।

16 ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।

17 ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।

18 ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।

19 ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ।

20 ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।

21 ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।

22 ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।

23 ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿਉਂ ਉਹ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੇਤ ਹੈ।

24 ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।

25 ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।

26 ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।

27 ਪਰ ਕੋਈ ਅਪਵਿੱਤਰ ਵਸਤੁ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।

22

1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਦੋਰੇ ਦੇ ਵਿਚਕਾਰ ਮੈਨੂੰ ਵਿਖਾਈ।

2 ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।

3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।

4 ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ।

5 ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੇ-ਜੁੱਗੇ ਰਾਜ ਕਰਨਗੇ।

ਯਿਸੂ ਦਾ ਦੁਬਾਰਾ ਆਉਣਾ

6 ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।

7 ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!

8 ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ

ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।

9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!

10 ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!

11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।

12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।

13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦਿ ਅਤੇ ਅੰਤ ਹਾਂ।

14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜ਼ਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।

15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।

16 ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਉਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।

17 ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਰਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫਤ ਲਵੇ।

18 ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ

ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।

19 ਅਤੇ ਜੇ ਕੋਈ ਇਸ ਅਰੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪ੍ਰਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ

ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।

20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ **ਹਾਂ, ਮੈਂ ਛੇਤੀ ਆਉਂਦਾ ਹਾਂ।** ਆਮੀਨ। ਹੇ ਪ੍ਰਭੂ ਯਿਸੂ, ਆਓ!

21 ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।